

ਮੁਖਵਾਕ ਨੰਬਰ ੧੪੬

[ਆਦਿ ਅੰਗ ੭੬੭]

**ਰਾਗੁ ਸੂਹੀ ਛੰਤ ਮਹਲਾ ੩ ਘਰੁ ੨ ੧ੳ ਸਤਿਗੁਰ ਪ੍ਰਸਾਦਿ ॥ ਸੁਖ ਸੋਹਿਲੜਾ ਹਰਿ
ਧਿਆਵਹੁ ॥ ਗੁਰਮੁਖਿ ਹਰਿ ਫਲੁ ਪਾਵਹੁ ॥ ਗੁਰਮੁਖਿ ਫਲੁ ਪਾਵਹੁ ਹਰਿ ਨਾਮੁ ਧਿਆਵਹੁ ਜਨਮ
ਜਨਮ ਕੇ ਦੁਖ ਨਿਵਾਰੇ ॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਕਾਰਜ ਸਭਿ ਸਵਾਰੇ ॥ ਹਰਿ ਪ੍ਰਭੁ
ਕ੍ਰਿਪਾ ਕਰੇ ਹਰਿ ਜਾਪਹੁ ਸੁਖ ਫਲੁ ਹਰਿ ਜਨ ਪਾਵਹੁ ॥ ਨਾਨਕੁ ਕਹੈ ਸੁਣਹੁ ਜਨ ਭਾਈ ਸੁਖ ਸੋਹਿਲੜਾ
ਹਰਿ ਧਿਆਵਹੁ ॥੧॥ ਸੁਣਿ ਹਰਿ ਗੁਣ ਭੀਨੇ ਸਹਜਿ ਸੁਭਾਏ ॥ ਗੁਰਮਤਿ ਸਹਜੇ ਨਾਮੁ ਧਿਆਏ ॥
ਜਿਨ ਕਉ ਧਰਿ ਲਿਖਿਆ ਤਿਨ ਗੁਰੁ ਮਿਲਿਆ ਤਿਨ ਜਨਮ ਮਰਣ ਭਉ ਭਾਗਾ ॥ ਅੰਦਰਹੁ ਦੁਰਮਤਿ
ਦੂਜੀ ਖੋਈ ਸੋ ਜਨੁ ਹਰਿ ਲਿਵ ਲਾਗਾ ॥ ਜਿਨ ਕਉ ਕ੍ਰਿਪਾ ਕੀਨੀ ਮੇਰੈ ਸੁਆਮੀ ਤਿਨ ਅਨਦਿਨੁ
ਹਰਿ ਗੁਣ ਗਾਏ ॥ ਸੁਣਿ ਮਨ ਭੀਨੇ ਸਹਜਿ ਸੁਭਾਏ ॥੨॥ ਜੁਗ ਮਹਿ ਰਾਮ ਨਾਮੁ ਨਿਸਤਾਰਾ ॥
ਗੁਰ ਤੇ ਉਪਜੈ ਸਬਦੁ ਵੀਚਾਰਾ ॥ ਗੁਰ ਸਬਦੁ ਵੀਚਾਰਾ ਰਾਮ ਨਾਮੁ ਪਿਆਰਾ ਜਿਸੁ ਕਿਰਪਾ ਕਰੇ
ਸੁ ਪਾਏ ॥ ਸਹਜੇ ਗੁਣ ਗਾਵੈ ਦਿਨੁ ਰਾਤੀ ਕਿਲਵਿਖ ਸਭਿ ਗਵਾਏ ॥ ਸਭੁ ਕੋ ਤੇਰਾ ਤੂ ਸਭਨਾ
ਕਾ ਹਉ ਤੇਰਾ ਤੂ ਹਮਾਰਾ ॥ ਜੁਗ ਮਹਿ ਰਾਮ ਨਾਮੁ ਨਿਸਤਾਰਾ ॥੩॥ ਸਾਜਨ ਆਇ ਵੁਠੇ ਘਰ
ਮਾਹੀ ॥ ਹਰਿ ਗੁਣ ਗਾਵਹਿ ਤ੍ਰਿਪਤਿ ਅਘਾਹੀ ॥ ਹਰਿ ਗੁਣ ਗਾਇ ਸਦਾ ਤ੍ਰਿਪਤਾਸੀ ਫਿਰਿ ਭੁਖ
ਨ ਲਾਗੈ ਆਏ ॥ ਦਹ ਦਿਸਿ ਪੂਜ ਹੋਵੈ ਹਰਿ ਜਨ ਕੀ ਜੋ ਹਰਿ ਹਰਿ ਨਾਮੁ ਧਿਆਏ ॥ ਨਾਨਕ
ਹਰਿ ਆਪੇ ਜੋੜਿ ਵਿਛੋੜੇ ਹਰਿ ਬਿਨੁ ਕੋ ਦੂਜਾ ਨਾਹੀ ॥ ਸਾਜਨ ਆਇ ਵੁਠੇ ਘਰ ਮਾਹੀ ॥੪॥੧॥**

ਰਾਗੁ ਸੂਹੀ ਛੰਤ ਮਹਲਾ ੩ ਘਰੁ ੨ ੧ੳ ਸਤਿਗੁਰ ਪ੍ਰਸਾਦਿ ॥

ਇਹ ਮੁਖਵਾਕ ਸੂਹੀ ਰਾਗਣੀ ਦੇ ਛੰਤਾਂ ਵਿੱਚ ਸਤਿਗੁਰੂ ਸ੍ਰੀ ਗੁਰੂ ਅਮਰਦਾਸ ਜੀ ਦਾ ਰਾਗ ਦੇ ਦੂਜੇ ਸੁਰਤਾਲ ਵਿੱਚ ਉਚਾਰਨ ਕੀਤਾ ਹੋਇਆ ਹੈ। ਪਹਿਲਾਂ ਵਸਤੂ ਨਿਰਦੇਸ਼ਕ ਮੰਗਲ ਕਰਦੇ ਹਨ : ੧=ਅਦੁੱਤੀ ਓ=ਸਰਬ ਦਾ ਪ੍ਰਕਾਸ਼ਕ ਸਤਿ=ਨਾਸ ਤੋਂ ਰਹਿਤ ਗੁਰ=ਚੇਤਨ ਪ੍ਰਸਾਦਿ=ਅਨੰਦ ਸਰੂਪ।

ਸੁਖ ਸੋਹਿਲੜਾ ਹਰਿ ਧਿਆਵਹੁ ॥ ਗੁਰਮੁਖਿ ਹਰਿ ਫਲੁ ਪਾਵਹੁ ॥

ਇਸ ਤੁਕ ਦਾ ਅਰਥ ਅਨਵੇ ਰੀਤ ਦੁਆਰਾ ਹੈ : ਗੁਰਮੁਖਿ=ਜੋ ਮੁਖੀ ਗੁਰੂ ਸਾਹਿਬ ਜੀ ਹਨ, ਐਸੇ ਬ੍ਰਹਮ ਬੇਤੇ ਗੁਰੂ ਦੁਆਰਾ ਹਰਿ=ਪ੍ਰਮੇਸ਼ਰ ਨੂੰ ਧਿਆਵਹੁ=ਧਿਆਉਣਾ ਕਰੋ ਤਾਂ ਹਰਿ=ਵਾਹਿਗੁਰੂ ਦੇ ਮਿਲਾਪ ਰੂਪ ਫਲ ਨੂੰ ਪਾਵਹੁ=ਪ੍ਰਾਪਤ ਕਰ ਲੈਣਾ ਕਰੋਗੇ। ਤਾਂ ਫਿਰ ਸਦੀਵ ਕਾਲ ਦਾ ਸੁਖ=ਅਨੰਦ ਅਤੇ ਸੋਹਿਲੜਾ=ਜਸ ਪ੍ਰਾਪਤ ਹੋਵੇਗਾ। ਵਾਹਿਗੁਰੂ ਦੇ ਨਾਮ ਨੂੰ ਧਿਆਉਣ ਦਾ ਭਗਤੀ ਰੂਪ ਜੋ ਮਾਰਗ ਹੈ, ਇਹ ਸੱਚ ਦਾ ਮਾਰਗ ਹੈ, ਕਿਉਂਕਿ ਇਸ ਮਾਰਗ ਦੁਆਰਾ ਸੱਚੇ ਵਾਹਿਗੁਰੂ ਦੀ ਪ੍ਰਾਪਤੀ ਹੁੰਦੀ ਹੈ।

ਯਥਾ— ਸਚੇ ਮਾਰਗਿ ਚਲਦਿਆ ਉਸਤਤਿ ਕਰੇ ਜਹਾਨੁ ॥

[ਮਾਝ ਮਹਲਾ ੫, ਅੰਗ ੧੩੬]

ਗੁਰਮੁਖਿ ਫਲੁ ਪਾਵਹੁ ਹਰਿ ਨਾਮੁ ਧਿਆਵਹੁ ਜਨਮ ਜਨਮ ਕੇ ਦੁਖ ਨਿਵਾਰੇ ॥

ਮੁਖੀ ਸਤਿਗੁਰੂ ਦੁਆਰਾ ਹਰਿ=ਪ੍ਰਮੇਸ਼ਰ ਦੇ ਨਾਮ ਨੂੰ ਧਿਆਵਹੁ=ਧਿਆਉਣਾ ਕਰੋ ਤਾਂ ਇਸ ਦਾ ਇਹ ਫਲ ਪਾਵਹੁ=ਪ੍ਰਾਪਤ ਕਰੋਗੇ ਕਿ ਜਨਮ ਜਨਮ=ਜਨਮਾਂ ਜਨਮਾਂਤਰਾਂ ਦੇ ਦੁਖ ਨਿਵਾਰੇ=ਨਵਿਰਤ ਹੋ ਜਾਣਗੇ।

ਯਥਾ— ਜਨਮ ਜਨਮ ਕੇ ਦੁਖ ਨਿਵਾਰੇ ॥ ਸੁਕਾ ਮਨੁ ਸਾਧਾਰੇ ॥ [ਸੋਰਠਿ ਮਹਲਾ ੫, ਅੰਗ ੬੧੮]

ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਕਾਰਜ ਸਭਿ ਸਵਾਰੇ ॥

ਮੈਂ ਆਪਣੇ ਗੁਰੂ ਤੋਂ ਬਲਿਹਾਰੀ=ਕੁਰਬਾਨ ਜਾਂਦਾ ਹਾਂ, ਜਿਸ ਗੁਰੂ ਨੇ ਮੇਰੇ ਸਭਿ=ਸਾਰੇ ਕਾਰਜ=ਕੰਮ ਸਵਾਰ ਦਿੱਤੇ ਹਨ। [ਬਲਿਹਾਰ=ਬਲਿ+ਹਾਰ=ਬਲਿ=ਤਾਕਤ, ਜੋਰ ਜਿਥੇ ਕੰਮ ਨਾ ਕਰੇ, ਹਾਰ ਜਾਵੇ, ਭਾਵ ਜੋ ਇਤਨਾ ਹੈਰਾਨੀ ਜਨਕ ਕਾਰਜ ਹੋਵੇ, ਜਿਥੇ ਬੁੱਧੀ ਦਾ ਬਲ ਕੰਮ ਨਾ ਕਰੇ, ਉਥੇ ਫਿਰ ਬਲਿਹਾਰ ਪਦ ਵਰਤੀਦਾ ਹੈ।] ਇਸ ਲਈ ਗੁਰਬਾਣੀ ਵਿੱਚ ਅਨੇਕਾਂ ਪ੍ਰਮਾਣ ਗੁਰੂ ਤੋਂ ਬਲਿਹਾਰ ਹੋਣ ਦੇ ਆਏ ਹਨ। ਜੈਸਾ ਕਿ ਸਤਿਗੁਰੂ ਜੀ ਫੁਰਮਾਉਂਦੇ ਹਨ ਕਿ ਮੈਂ ਉਸ ਗੁਰੂ ਤੋਂ ਬਲਿਹਾਰ ਜਾਂਦਾ ਹਾਂ, ਜਿਸ ਨੇ ਮੇਰੀ ਲਿਵ ਉਸ ਪ੍ਰਮੇਸ਼ਰ ਦੇ ਨਾਮ ਵਿੱਚ ਲਗਾਈ ਹੈ :

ਯਥਾ— ੧. ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਸਚਿ ਸਿਉ ਲਿਵ ਲਾਈ ॥

[ਸੂਹੀ ਮਹਲਾ ੩, ਅੰਗ ੭੫੩]

੨. ਬਲਿਹਾਰੀ ਗੁਰ ਅਪਣੇ ਸਦ ਸਦ ਕੁਰਬਾਨਾ ॥

ਨਾਮੁ ਨ ਵਿਸਰਉ ਇਕੁ ਖਿਨੁ ਚਸਾ ਇਹੁ ਕੀਜੈ ਦਾਨਾ ॥ [ਆਸਾ ਮਹਲਾ ੫, ਅੰਗ ੩੬੬]

੩. ਬਲਿਹਾਰੀ ਗੁਰ ਅਪਣੇ ਸਦ ਸਦ ਬਲਿ ਜਾਉ ॥

ਗੁਰੁ ਵਿਟਹੁ ਹਉ ਵਾਰਿਆ ਜਿਸੁ ਮਿਲਿ ਸਚੁ ਸੁਆਉ ॥ [ਆਸਾ ਮਹਲਾ ੫, ਅੰਗ ੪੦੦]

੪. ਬਲਿਹਾਰੀ ਗੁਰ ਅਪਣੇ ਸਦ ਬਲਿਹਾਰੇ ਜਾਉ ॥

ਸਤਿਗੁਰ ਮਿਲਿਐ ਹਰਿ ਮਨਿ ਵਸੈ ਸਹਜੈ ਰਹੈ ਸਮਾਇ ॥ [ਗੁਜਰੀ ਮਹਲਾ ੩, ਅੰਗ ੪੬੦]

੫. ਐਸੇ ਗੁਰ ਕਉ ਬਲਿ ਬਲਿ ਜਾਈਐ ਆਪਿ ਮੁਕਤੁ ਮੋਹਿ ਤਾਰੈ ॥

[ਕਾਨੜਾ ਮਹਲਾ ੫, ਅੰਗ ੧੩੦੧]

ਹਰਿ ਪ੍ਰਭੁ ਕ੍ਰਿਪਾ ਕਰੇ ਹਰਿ ਜਾਪਹੁ ਸੁਖ ਫਲ ਹਰਿ ਜਨ ਪਾਵਹੁ ॥

ਅਨਵੇ—ਹੇ ਹਰਿ=ਪ੍ਰਮੇਸ਼ਰ ਦੇ ਸੇਵਕ ਜਨੋਂ ਹਰੀ ਨਾਮ ਨੂੰ ਜਪਣਾ ਕਰੋ ਤਾਂ ਹਰੀ ਵਾਹਿਗੁਰੂ ਪ੍ਰਭੁ ਕਿਰਪਾ ਦ੍ਰਿਸ਼ਟੀ ਕਰੇਗਾ ਤਾਂ ਹੀ ਸੁਖ ਰੂਪੀ ਫਲ ਨੂੰ ਪਾਵਹੁ=ਪ੍ਰਾਪਤ ਕਰੋਗੇ।

ਨਾਨਕੁ ਕਹੈ ਸੁਣਹੁ ਜਨ ਭਾਈ ਸੁਖ ਸੋਹਿਲੜਾ ਹਰਿ ਧਿਆਵਹੁ ॥੧॥

ਸਤਿਗੁਰੂ ਜੀ ਕਥਨ ਕਰਦੇ ਹਨ ਕਿ ਹੇ ਭਾਈ ਗੁਰਮੁਖ ਜਨੋਂ ! ਸੁਣਹੁ=ਸੁਣਨਾ ਕਰੋ ਸੁਖ ਸਰੂਪ ਹਰਿ=ਵਾਹਿਗੁਰੂ ਦੇ ਨਾਮ ਨੂੰ ਧਿਆਵਹੁ=ਧਿਆਉਣਾ ਕਰੋ ਤਾਂ ਹੀ ਆਤਮਿਕ ਸੁਖ ਦੇ ਸੋਹਿਲੜਾ=ਅਨੰਦ ਨੂੰ ਪ੍ਰਾਪਤ ਕਰੋਗੇ।

ਯਥਾ— ੧. ਸੁਖ ਸੋਹਿਲੜੇ ਹਰਿ ਗਾਵਣ ਲਾਗੇ ॥

ਸਾਜਨ ਸਰਸਿਅੜੇ ਦੁਖ ਦੁਸਮਨ ਭਾਗੇ ॥ [ਆਸਾ ਮਹਲਾ ੫, ਅੰਗ ੪੫੬]

੨. ਸੋਹਿਲੜਾ ਹਰਿ ਰਾਮ ਨਾਮੁ ਗੁਰ ਸਬਦੀ ਵੀਚਾਰੇ ਰਾਮ ॥

[ਸੂਹੀ ਮਹਲਾ ੩, ਅੰਗ ੭੭੨]

੩. ਸੋਹਿਲੜਾ ਪ੍ਰਭੁ ਸੋਹਿਲੜਾ ਅਨਹਦ ਧੁਨੀਐ ਸੋਹਿਲੜਾ ॥

[ਰਾਮਕਲੀ ਮਹਲਾ ੫, ਅੰਗ ੬੨੪]

ਸੁਣਿ ਹਰਿ ਗੁਣ ਭੀਨੇ ਸਹਜਿ ਸੁਭਾਏ ॥

ਜੋ ਹਰਿ=ਪ੍ਰਮੇਸ਼ਰ ਦੇ ਗੁਣਾਂ ਨੂੰ ਸੁਣ ਕੇ ਪ੍ਰੇਮ ਵਿੱਚ ਭੀਨੇ=ਭੱਜੇ ਹਨ, ਉਹ ਸਹਜਿ=ਸੁਤੇ ਸਿੱਧ ਹੀ ਸੁਭਾਏ=ਸੋਭਾ ਵਾਲੇ ਹੋਏ ਹਨ।

ਗੁਰਮਤਿ ਸਹਜੇ ਨਾਮੁ ਧਿਆਏ ॥

ਜਿਨ੍ਹਾਂ ਨੇ ਗੁਰੂ ਦੀ ਮਤਿ=ਸਿਖਿਆ ਨੂੰ ਧਾਰਨ ਕੀਤਾ ਹੈ, ਉਨ੍ਹਾਂ ਨੇ ਸਹਿਜੇ ਹੀ ਨਾਮ ਨੂੰ ਧਿਆਉਣਾ ਕੀਤਾ ਹੈ।

ਯਥਾ— ੧. ਗੁਰਮਤੀ ਨਾਉ ਮਨਿ ਵਸੈ ਸਹਜੇ ਸਹਜਿ ਸਮਾਉ ॥ [ਸਲੋਕ ਮਹਲਾ ੩, ਅੰਗ ੧੪੧੬]

੨. ਗੁਰਮਤਿ ਸਾਚਿ ਸਹਜਿ ਹਰਿ ਬੋਲੈ ॥ [ਗਉੜੀ ਮਹਲਾ ੧, ਅੰਗ ੨੨੭]

੩. ਗੁਰਮਤਿ ਪਾਇਆ ਸਹਜਿ ਮਿਲਾਇਆ ਆਪਣੇ ਪ੍ਰੀਤਮ ਰਾਤੀ ॥

ਨਾਨਕ ਨਾਮੁ ਮਿਲੈ ਵਡਿਆਈ ਪ੍ਰਭੁ ਰਾਵੇ ਰੰਗਿ ਰਾਤੀ ॥ [ਸੂਹੀ ਮਹਲਾ ੩, ਅੰਗ ੭੭੧]

ਜਿਨ ਕਉ ਧੁਰਿ ਲਿਖਿਆ ਤਿਨ ਗੁਰੁ ਮਿਲਿਆ ਤਿਨ ਜਨਮ ਮਰਣ ਭਉ ਭਾਗਾ ॥

ਜਿਨ੍ਹਾਂ ਨੂੰ ਧੁਰ ਤੋਂ ਚੰਗਾ ਲੇਖ ਲਿਖਿਆ ਹੋਇਆ ਹੈ, ਉਨ੍ਹਾਂ ਨੂੰ ਪੂਰਾ ਗੁਰੂ ਮਿਲਿਆ=ਪ੍ਰਾਪਤ ਹੋਇਆ ਹੈ ਅਤੇ ਉਨ੍ਹਾਂ ਦਾ ਜਨਮ-ਮਰਣ ਰੂਪ ਡਰ ਭਾਗਾ=ਦੌੜ ਗਿਆ ਹੈ।

ਯਥਾ— ਜਿਨ ਮਸਤਕਿ ਧੁਰਿ ਹਰਿ ਲਿਖਿਆ ਤਿਨਾ ਸਤਿਗੁਰੁ ਮਿਲਿਆ ਰਾਮ ਰਾਜੇ ॥

[ਆਸਾ ਮਹਲਾ ੪, ਅੰਗ ੪੫੦]

ਅੰਦਰਹੁ ਦੁਰਮਤਿ ਦੂਜੀ ਖੋਈ ਸੋ ਜਨੁ ਹਰਿ ਲਿਵ ਲਾਗਾ ॥

ਜਿਸਨੇ ਹਿਰਦੇ ਦੇ ਅੰਦਰੋਂ ਦੂਜੀ=ਦਵੈਤ ਵਾਲੀ ਦੁਰਮਤਿ=ਖੋਟੀ ਬੁੱਧੀ ਖੋਈ=ਨਾਸ ਕੀਤੀ ਹੈ, ਉਹੀ ਗੁਰਮੁਖ ਜਨ ਹਰਿ=ਵਾਹਿਗੁਰੂ ਦੀ ਲਿਵ ਵਿੱਚ ਲੱਗਿਆ ਹੈ, ਵਾ—ਉਸੇ ਜਨ=ਪੁਰਸ਼ ਦੀ ਲਿਵ ਵਾਹਿਗੁਰੂ ਦੇ ਨਾਮ ਨਾਲ ਲੱਗੀ ਹੈ।

ਜਿਨ ਕਉ ਕ੍ਰਿਪਾ ਕੀਨੀ ਮੇਰੈ ਸੁਆਮੀ ਤਿਨ ਅਨਦਿਨੁ ਹਰਿ ਗੁਣ ਗਾਏ ॥

ਜਿਨ੍ਹਾਂ ਨੂੰ ਮੇਰੇ ਸੁਆਮੀ ਪ੍ਰਮੇਸ਼ਰ ਨੇ ਕਿਰਪਾ ਕੀਤੀ ਹੈ, ਉਨ੍ਹਾਂ ਨੇ ਰਾਤ ਦਿਨ ਹਰਿ=ਪ੍ਰਮੇਸ਼ਰ ਦੇ ਗੁਣ ਗਾਏ ਹਨ।

ਸੁਣਿ ਮਨ ਭੀਨੇ ਸਹਜਿ ਸੁਭਾਏ ॥੨॥

ਪ੍ਰਮੇਸ਼ਰ ਦੇ ਗੁਣ ਸੁਣ ਕੇ ਮਨ ਆਦਿਕ ਚਤੁਸ਼ਟਹ ਅੰਤਸਕਰਨ ਸੁਤੇ ਸਿੱਧ ਪ੍ਰੇਮ ਵਿੱਚ ਭਿਜ ਗਏ ਹਨ।

ਜੁਗ ਮਹਿ ਰਾਮ ਨਾਮੁ ਨਿਸਤਾਰਾ ॥

ਇਸ ਕਲਿਜੁਗ ਵਿੱਚ ਰਾਮ=ਰਮੇ ਹੋਏ ਪ੍ਰਮੇਸ਼ਰ ਦੇ ਨਾਮ ਨੂੰ ਜਪਣ ਕਰਕੇ ਸੰਸਾਰ ਸਮੁੰਦਰ ਤੋਂ ਨਿਸਤਾਰਾ=ਪਾਰ-ਉਤਾਰਾ ਹੁੰਦਾ ਹੈ।

ਯਥਾ— ੧. ਰਾਮ ਨਾਮੁ ਪਿਆਰਾ ਜਗਤ ਨਿਸਤਾਰਾ ਰਾਮ ਨਾਮਿ ਵਡਿਆਈ ॥

ਕਲਿਜੁਗਿ ਰਾਮ ਨਾਮੁ ਬੋਹਿਥਾ ਗੁਰਮੁਖਿ ਪਾਰਿ ਲਘਾਈ ॥ [ਆਸਾ ਮਹਲਾ ੪, ਅੰਗ ੪੪੩]

੨. ਕਲਿਜੁਗ ਮਹਿ ਇਕ ਨਾਮਿ ਉਧਾਰੁ ॥

[ਭੈਰਉ ਮਹਲਾ ੫, ਅੰਗ ੧੧੩੮]

ਗੁਰ ਤੇ ਉਪਜੈ ਸਬਦੁ ਵੀਚਾਰਾ ॥

ਗੁਰੂ ਦੀ ਕਿਰਪਾ, ਵਾ—ਗੁਰੂ ਦੇ ਉਪਦੇਸ਼ ਤੋਂ ਸਬਦੁ=ਬ੍ਰਹਮ ਦੀ ਵੀਚਾਰ ਉਪਜੈ=ਪੈਦਾ ਹੁੰਦੀ ਹੈ।

ਗੁਰ ਸਬਦੁ ਵੀਚਾਰਾ ਰਾਮ ਨਾਮੁ ਪਿਆਰਾ ਜਿਸੁ ਕਿਰਪਾ ਕਰੇ ਸੁ ਪਾਏ ॥

ਜਿਨ੍ਹਾਂ ਨੇ ਗੁਰੂ ਦੇ ਸਬਦ=ਉਪਦੇਸ ਨੂੰ ਵੀਚਾਰਿਆ ਹੈ, ਉਨ੍ਹਾਂ ਨੂੰ ਰਾਮ=ਪ੍ਰਮੇਸ਼ਰ ਦਾ ਨਾਮ ਪਿਆਰਾ ਲਗਿਆ ਹੈ। ਜਿਸ ਜਗਿਆਸੂ 'ਤੇ ਪ੍ਰਮਾਤਮਾ ਕਿਰਪਾ ਕਰਦਾ ਹੈ, ਉਹੀ ਪ੍ਰਮੇਸ਼ਰ ਦੇ ਨਾਮ ਨੂੰ ਪ੍ਰਾਪਤ ਕਰਦਾ ਹੈ।

ਸਹਜੇ ਗੁਣ ਗਾਵੈ ਦਿਨੁ ਰਾਤੀ ਕਿਲਵਿਖ ਸਭਿ ਗਵਾਏ ॥

ਜੋ ਜਗਿਆਸੂ ਸਹਜੇ=ਸੁਤੇ ਸਿਧ ਹੀ ਦਿਨ ਰਾਤ ਉਸ ਪ੍ਰਮੇਸ਼ਰ ਦੇ ਗੁਣਾਂ ਨੂੰ ਗਾਉਂਦਾ ਹੈ, ਉਹ ਸਾਰੇ ਕਿਲਵਿਖ=ਕਿਲ=ਨਿਸਚੇ ਕਰਕੇ ਜੋ ਵਿਹੁ ਵਰਗੇ ਪਾਪ ਹਨ, ਉਨ੍ਹਾਂ ਨੂੰ ਗਵਾ ਲੈਂਦਾ ਹੈ। ਕਿਉਂਕਿ ਪ੍ਰਮੇਸ਼ਰ ਦੇ ਨਾਮ ਵਿੱਚ ਪਾਪਾਂ ਨੂੰ ਨਾਸ਼ ਕਰਨ ਦੀ ਸ਼ਕਤੀ ਹੈ।

ਯਥਾ— ਪਾਪ ਖੰਡਨ ਪ੍ਰਭ ਤੇਰੋ ਨਾਮੁ ॥

[ਰਾਮਕਲੀ ਮਹਲਾ ੫, ਅੰਗ ੮੬੪]

ਜਿਸ ਤਰ੍ਹਾਂ ਅਗਨੀ ਲੱਕੜਾਂ ਨੂੰ ਸਾੜ ਕੇ ਸੁਆਹ ਕਰ ਦਿੰਦੀ ਹੈ, ਇਸੇ ਤਰ੍ਹਾਂ ਪ੍ਰਮੇਸ਼ਰ ਦਾ ਨਾਮ ਪਾਪਾਂ ਨੂੰ ਸਾੜ ਕੇ ਸੁਆਹ ਕਰ ਦਿੰਦਾ ਹੈ।

ਯਥਾ— ੧. ਘੋਰ ਦੁਖੰ ਅਨਿਕ ਹਤੰ ਜਨਮ ਦਾਰਿਦ੍ਰੰ ਮਹਾ ਬਿਖਾਦੰ ॥

ਮਿਟੰਤ ਸਗਲ ਸਿਮਰੰਤ ਹਰਿ ਨਾਮ ਨਾਨਕ ਜੈਸੇ ਪਾਵਕ ਕਾਸਟ ਭਸਮੰ ਕਰੋਤਿ ॥

[ਸਲੋਕ ਸਹਸਕ੍ਰਿਤੀ ਮਃ ੫, ਅੰਗ ੧੩੫੫]

੨. ਕਿਲਵਿਖ ਪਾਪ ਨਾਮ ਹਰਿ ਕਾਟੇ ਜਿਵ ਖੇਤ ਕ੍ਰਿਸਾਨਿ ਲੁਨੇ ॥

[ਨਟ ਮਹਲਾ ੪, ਅੰਗ ੯੭੬]

੩. ਕਿਲਵਿਖ ਸਭੇ ਉਤਰਨਿ ਨੀਤ ਨੀਤ ਗੁਣ ਗਾਉ ॥ [ਵਾਰ ਗੂਜਰੀ ਮਃ ੫, ਅੰਗ ੫੨੨]

ਸਭੁ ਕੋ ਤੇਰਾ ਤੂ ਸਭਨਾ ਕਾ ਹਉ ਤੇਰਾ ਤੂ ਹਮਾਰਾ ॥

ਹੇ ਪ੍ਰਮੇਸ਼ਰ! ਸਭ ਕੋਈ ਤੇਰਾ ਦਾਸ ਹੈ ਅਤੇ ਤੂੰ ਸਾਰਿਆਂ ਦਾ ਮਾਲਕ ਹੈਂ। ਹਉ=ਮੈਂ ਤੇਰਾ ਸੇਵਕ ਹਾਂ ਅਤੇ ਤੂੰ ਮੇਰਾ ਸੁਆਮੀ ਹੈਂ।

ਯਥਾ— ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਰਾ ਸਭਿ ਤੁਝ ਹੀ ਮਾਹਿ ਸਮਾਹਿ ॥

[ਧਨਾਸਰੀ ਮਹਲਾ ੪, ਅੰਗ ੬੭੦]

ਜੁਗ ਮਹਿ ਰਾਮ ਨਾਮੁ ਨਿਸਤਾਰਾ ॥੩॥

ਕਲਿਜੁਗ ਵਿੱਚ ਰਾਮ=ਰਮੇ ਹੋਏ ਪ੍ਰਮੇਸ਼ਰ ਦਾ ਨਾਮ ਜਪਣ ਕਰਕੇ ਹੀ ਸੰਸਾਰ ਸਮੁੰਦਰ ਤੋਂ ਨਿਸਤਾਰਾ=ਪਾਰ-ਉਤਾਰਾ ਹੁੰਦਾ ਹੈ।

ਸਾਜਨ ਆਇ ਵੁਠੇ ਘਰ ਮਾਹੀ ॥ ਹਰਿ ਗੁਣ ਗਾਵਹਿ ਤ੍ਰਿਪਤਿ ਅਘਾਹੀ ॥

ਅਨਵੇ—ਜੋ ਜਗਿਆਸੂ ਹਰਿ=ਪ੍ਰਮੇਸ਼ਰ ਦੇ ਗੁਣਾਂ ਨੂੰ ਗਾਉਂਦੇ ਹਨ, ਉਨ੍ਹਾਂ ਦੇ ਹਿਰਦੇ ਘਰ ਵਿੱਚ ਸੱਜਣ ਪ੍ਰਮਾਤਮਾ ਜੀ ਆ ਕੇ ਵਸੇ ਹਨ, ਉਹ ਤ੍ਰਿਪਤ ਹੋ ਕੇ ਅਘਾਹੀ=ਰੱਜ ਗਏ ਹਨ।

ਹਰਿ ਗੁਣ ਗਾਇ ਸਦਾ ਤ੍ਰਿਪਤਾਸੀ ਫਿਰਿ ਭੂਖ ਨ ਲਾਗੈ ਆਏ ॥

ਜੋ ਹਰਿ=ਪ੍ਰਮੇਸ਼ਰ ਦੇ ਗੁਣਾਂ ਨੂੰ ਗਾ ਕੇ ਸੰਸਾਰ ਦੇ ਪਦਾਰਥਾਂ ਵਲੋਂ ਸਦਾ ਤ੍ਰਿਪਤ ਹੋਏ ਹਨ, ਉਨ੍ਹਾਂ ਨੂੰ ਫਿਰ ਆ ਕੇ ਤ੍ਰਿਸ਼ਨਾ ਰੂਪ ਭੁੱਖ ਨਹੀਂ ਲਗਦੀ।

ਯਥਾ— ੧. ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥

ਮਨਿ ਤਨਿ ਰਸਨਾ ਨਾਮੁ ਧਿਆਇਆ ॥

[ਧਨਾਸਰੀ ਮਹਲਾ ੫, ਅੰਗ ੬੮੪]

੨. ਬਿਨਵੰਤਿ ਨਾਨਕੁ ਸਦਾ ਤ੍ਰਿਪਤੇ ਹਰਿ ਨਾਮੁ ਭੋਜਨੁ ਖਾਇਆ ॥੪॥੨॥੩॥

[ਜੈਤਸਰੀ ਮਹਲਾ ੫, ਅੰਗ ੭੦੫]

੩. ਰਸਨਾ ਹਰਿ ਹਰਿ ਭੋਜਨਿ ਤ੍ਰਿਪਤਾਨੀ ਅਖੀਅਨ ਕਉ ਸੰਤੋਖੁ ਪ੍ਰਭ ਦਰਸਨ ॥

[ਕਾਨੜਾ ਮਹਲਾ ੫, ਅੰਗ ੧੩੦੩]

ਦਹ ਦਿਸਿ ਪੂਜ ਹੋਵੈ ਹਰਿ ਜਨ ਕੀ ਜੋ ਹਰਿ ਹਰਿ ਨਾਮੁ ਧਿਆਏ ॥

ਅਨਵੇ—ਜੋ ਜਗਿਆਸੂ ਪ੍ਰਮੇਸ਼ਰ ਦੇ ਹਰਿ ਹਰਿ ਨਾਮ ਨੂੰ ਧਿਆਉਂਦਾ ਹੈ, ਉਸ ਹਰਿ=ਵਾਹਿਗੁਰੂ ਦੇ ਸੇਵਕ ਜਨ ਦੀ ਦਸੋ ਦਿਸ਼ਾ ਵਿੱਚ ਪੂਜਾ ਹੋਵੈ=ਹੁੰਦੀ ਹੈ। [ਦਸ ਦਿਸ਼ਾ—ਪੂਰਬ, ਪੱਛਮ, ਉਤਰ, ਦੱਖਣ, ਨੈਰਤ, ਬੈਵ, ਈਸਾਨ, ਅਗਨ, ਧਰਤੀ ਵਾਲਾ ਪਾਸਾ ਅਤੇ ਆਕਾਸ਼ ਵਾਲਾ ਪਾਸਾ]

ਯਥਾ— ੧. ਜਿਸੁ ਨੀਚ ਕਉ ਕੋਈ ਨ ਜਾਨੈ ॥ ਨਾਮ ਜਪਤ ਉਹੁ ਚਹੁ ਕੁੰਟ ਮਾਨੈ ॥

[ਆਸਾ ਮਹਲਾ ੫, ਅੰਗ ੩੮੬]

੨. ਹਰਿ ਸਿਮਰਨੁ ਕਰਿ ਭਗਤ ਪ੍ਰਗਟਾਏ ॥ ਹਰਿ ਸਿਮਰਨਿ ਲਗਿ ਬੇਦ ਉਪਾਏ ॥

ਹਰਿ ਸਿਮਰਨਿ ਭਏ ਸਿਧ ਜਤੀ ਦਾਤੇ ॥ ਹਰਿ ਸਿਮਰਨਿ ਨੀਚ ਚਹੁ ਕੁੰਟ ਜਾਤੇ ॥

[ਗਉੜੀ ਮਹਲਾ ੫, ਅੰਗ ੨੬੩]

ਜੋ ਮੁਖਵਾਕ ਦੀ ਤੁਕ ਅਤੇ ਪ੍ਰਮਾਣਾਂ ਦਾ ਪ੍ਰਕਰਣ ਜਿਸ ਵਿਸ਼ੇ ਨਾਲ ਸੰਬੰਧਤ ਹੈ, ਇਸ ਵਿਸ਼ੇ ਦੀਆਂ ਬਿਅੰਤ ਸਾਖੀਆਂ ਹਨ।

ਸਾਖੀ ਭਗਤ ਰਵਿਦਾਸ ਜੀ—ਭਗਤ ਰਵਿਦਾਸ ਜੀ ਦਾ ਜਨਮ ਇੱਕ ਬਹੁਤ ਹੀ ਗ਼ਰੀਬ ਘਰਾਣੇ ਅੰਦਰ ਹੋਇਆ। ਜਿਨ੍ਹਾਂ ਦਾ ਕੰਮ ਜੁੱਤੀਆਂ ਗੰਢਣੀਆਂ ਅਤੇ ਮਰੇ ਪਸ਼ੂ ਢੋਣਾ ਸੀ। ਭਗਤ ਰਵਿਦਾਸ ਜੀ ਬਚਪਨ ਵਿੱਚ ਹੀ ਰਾਮਾਨੰਦ ਜੀ ਦੇ ਸ਼ਿਸ਼ ਹੋ ਕੇ ਭਗਤੀ ਵਿੱਚ ਲੱਗੇ। ਰਾਮਾਨੰਦ ਜੀ ਜਾਤੀ ਵਿਤਕਰਾ ਕਰਨ ਵਾਲੇ ਸਨ, ਪਰ ਰਵਿਦਾਸ ਜੀ ਦਾ ਪਿਛਲੇ ਜਨਮ ਦਾ ਬ੍ਰਹਮਚਾਰੀ ਵਾਲਾ ਸੰਬੰਧ ਵਿਚਾਰ ਕੇ ਇਨ੍ਹਾਂ ਨਾਲ ਵਿਤਕਰਾ ਨਹੀਂ ਸਨ ਕਰਦੇ। ਰਾਮਾਨੰਦ ਜੀ ਤੋਂ ਨਾਮ ਲੈ ਕੇ ਪਿਤਾ ਪੁਰਖੀ ਕਿੱਤਾ ਕਰਦੇ ਹੋਏ ਹੀ ਪ੍ਰਮੇਸ਼ਰ ਦੀ ਪ੍ਰਾਪਤੀ ਕੀਤੀ।

ਯਥਾ— ਰਵਿਦਾਸੁ ਢੁਵੰਤਾ ਢੋਰ ਨੀਤਿ ਤਿਨਿ ਤਿਆਗੀ ਮਾਇਆ ॥

ਪਰਗਟੁ ਹੋਆ ਸਾਧ ਸੰਗਿ ਹਰਿ ਦਰਸਨੁ ਪਾਇਆ ॥

[ਮਹਲਾ ੫, ਅੰਗ ੪੮੭]

ਇਨ੍ਹਾਂ ਦੀ ਸੋਭਾ ਪਰਜਾ ਤੋਂ ਉਠ ਕੇ ਰਾਜਿਆਂ ਤੱਕ ਜਾ ਪਹੁੰਚੀ। ਚਿਤੌੜ ਦੇ ਰਾਜੇ ਦੀ ਰਾਣੀ, ਜੋ ਬੜੀ ਭਗਤੀ ਭਾਵ ਵਾਲੀ ਸੀ। ਇੱਕ ਵਾਰ ਤੀਰਥ ਯਾਤਰਾ ਦੇ ਬਹਾਨੇ ਭਗਤ ਰਵਿਦਾਸ ਜੀ ਦੇ ਚਰਨਾਂ ਵਿੱਚ ਪਹੁੰਚੀ। ਦਰਸ਼ਨ ਕਰਕੇ ਸ਼ਾਂਤੀ ਪ੍ਰਾਪਤ ਹੋਈ। ਨਾਮ ਦੀ ਜਾਚਨਾ ਕੀਤੀ ਤਾਂ ਭਗਤ ਜੀ ਨੇ ਨਾਮ ਜਪਣ ਦੀ ਬਿਧੀ ਦੱਸੀ। ਰਾਣੀ ਮਹਿਲਾਂ ਵਿੱਚ ਜਾ ਕੇ ਇੱਕ ਵੱਖਰੇ ਕਮਰੇ ਵਿੱਚ ਬੈਠ ਕੇ ਧਿਆਨ ਸਾਧਨਾ ਵਿੱਚ ਜੁੜਨ ਲੱਗੀ। ਜਿਸ ਕਰਕੇ ਮਨ ਇਕਾਗਰ ਹੋ ਕੇ ਸ਼ਾਂਤੀ ਨੂੰ ਪ੍ਰਾਪਤ ਹੋਇਆ। ਆਪਣੇ ਪਤੀ ਨੂੰ ਕਹਿ ਕੇ ਇੱਕ ਸਮੱਸਟੀ ਭੰਡਾਰਾ ਕਰਾਇਆ, ਕਿਉਂਕਿ ਜਦੋਂ ਰਾਣੀ ਰਵਿਦਾਸ ਜੀ ਦੇ ਅਸਥਾਨ 'ਤੇ ਪਹੁੰਚੀ ਸੀ, ਬ੍ਰਾਹਮਣਾ ਨੂੰ ਪਤਾ ਲੱਗਣ ਤੋਂ ਉਹਨਾਂ ਬੜਾ

ਭਾਰੀ ਵਿਰੋਧ ਕੀਤਾ। ਰਾਣੀ ਝਾਲਾਂ ਦੇ ਪਤੀ ਕੋਲ ਆ ਕੇ ਬਹੁਤ ਵਧਾ ਚੜ੍ਹਾ ਕੇ ਗੱਲਾਂ ਕੀਤੀਆਂ ਕਿ ਰਾਜਨ! ਅਨਰਥ ਹੋ ਗਿਆ ਹੈ, ਤੁਹਾਡੇ ਵਰਗੇ ਧਰਮਾਤਮਾ ਰਾਜੇ ਬ੍ਰਾਹਮਣਾਂ ਨੂੰ ਛੱਡ ਕੇ ਨੀਚ ਸੂਦਰਾਂ ਦੀ ਪੂਜਾ ਕਰਨ ਤਾਂ ਸੰਸਾਰ ਦੀ ਮਰਿਆਦਾ ਕਿਵੇਂ ਕਾਇਮ ਰਹਿ ਸਕੇਗੀ। ਰਾਜੇ ਨੇ ਸੁਣ ਕੇ ਰਾਣੀ ਨੂੰ ਤਾੜਨਾ ਕਰਨੀ ਚਾਹੀ। ਰਾਣੀ ਨੂੰ ਕਿਹਾ ਕਿ ਤੂੰ ਇਹ ਕੀ ਕਰ ਕੇ ਆਈ ਹੈਂ ਕਿ ਤੀਰਥਾਂ ਦੇ ਬਹਾਨੇ ਰਵਿਦਾਸ ਦਾ ਪੂਜਨ ਕੀਤਾ। ਆ ਦੇਖ! ਬ੍ਰਾਹਮਣ ਲੋਕ ਜਿਨ੍ਹਾਂ ਨੂੰ ਸਾਰਾ ਸੰਸਾਰ ਪੂਜਦਾ ਹੈ, ਅੱਜ ਤੇਰੇ ਕਾਰਨ ਮੇਰਾ ਭੀ ਵਿਰੋਧ ਕਰ ਰਹੇ ਹਨ ਤਾਂ ਰਾਣੀ ਨੇ ਕਿਹਾ ਕਿ ਇਹ ਬ੍ਰਾਹਮਣ ਲਾਲਚੀ ਤੇ ਝੂਠੇ ਹਨ। ਇਹਨਾਂ ਦਾ ਯਕੀਨ ਨਾ ਕਰੋ। ਮੈਂ ਗੱਲ ਕਰਦੀ ਹਾਂ। ਇਹ ਕਹਿ ਕੇ ਰਾਣੀ ਵਿਰੋਧ ਕਰਨ ਵਾਲੇ ਬ੍ਰਾਹਮਣਾਂ ਕੋਲ ਆਈ ਤੇ ਪੁੱਛਿਆ ਕਿ ਤੁਹਾਨੂੰ ਕੀ ਦੁਖ ਹੈ, ਇਹੋ ਹੀ ਦੁਖ ਹੈ ਕਿ ਤੁਹਾਨੂੰ ਪੂਜਾ ਨਹੀਂ ਮਿਲੀ। ਬ੍ਰਾਹਮਣਾਂ ਨੇ ਕਿਹਾ ਕਿ ਹਾਂ! ਰਾਣੀ ਇਹ ਕੋਈ ਛੋਟੀ ਗੱਲ ਨਹੀਂ ਕਿ ਸਾਨੂੰ ਛੱਡ ਕੇ ਤੂੰ ਇੱਕ ਚਮਿਆਰ ਦੀ ਪੂਜਾ ਕੀਤੀ ਹੈ। ਰਾਣੀ ਨੇ ਕਿਹਾ ਕਿ ਮੇਰੇ ਗੁਰੂ ਦਾ ਅਪਮਾਨ ਕਰਨ ਦੀ ਲੋੜ ਨਹੀਂ, ਤੁਹਾਨੂੰ ਸਾਰਿਆਂ ਨੂੰ ਰਾਜ ਭਵਨ ਵਿੱਚ ਬੁਲਾ ਕੇ ਪੂਜਨ ਕੀਤਾ ਜਾਵੇਗਾ। ਪਤੀ ਨੂੰ ਕਹਿ ਕੇ ਸਮੱਸਟੀ ਭੰਡਾਰਾ ਆਯੋਜਿਤ ਕੀਤਾ ਗਿਆ। ਰਾਣੀ ਰਵਿਦਾਸ ਜੀ ਨੂੰ ਨਿਮੰਤਰਨ ਦੇਣ ਆਪ ਆਈ। ਰਵਿਦਾਸ ਜੀ ਨੇ ਆਣ ਤੋਂ ਇਸ ਲਈ ਨਾਂਹ ਕਰ ਦਿੱਤੀ ਕਿ ਮੇਰੇ ਜਾਣ ਨਾਲ ਜਾਤੀ ਵਿਤਕਰਾ ਕਰਨ ਵਾਲੇ ਬ੍ਰਾਹਮਣਾਂ ਦੇ ਹਿਰਦੇ ਵਿੱਚ ਈਰਖਾ ਦੀ ਅੱਗ ਦੇ ਭਾਂਬੜ ਮੱਚ ਉਠਣਗੇ ਤਾਂ ਰਾਣੀ ਨੇ ਕਿਹਾ ਕਿ ਜੇ ਆਪ ਨਹੀਂ ਆਉਗੇ ਤਾਂ ਮੈਂ ਇਹ ਭੰਡਾਰਾ ਕਰਨਾ ਹੀ ਨਹੀਂ। ਰਾਣੀ ਦੇ ਇਸ ਹੱਠ ਧਾਰਨ ਨੂੰ ਦੇਖ ਕੇ ਹਾਂ ਕਰ ਲਈ ਤੇ ਨਿਸ਼ਚਤ ਸਮੇਂ 'ਤੇ ਪਹੁੰਚਣ ਦਾ ਵਚਨ ਕਰ ਲਿਆ। ਜਦੋਂ ਭੰਡਾਰੇ ਦਾ ਸਹੀ ਦਿਨ ਆ ਪਹੁੰਚਾ ਤਾਂ ਕਾਂਸ਼ੀ ਦੇ ਸਾਰੇ ਬ੍ਰਾਹਮਣ ਇਕੱਠੇ ਹੋ ਕੇ ਰਾਜ ਘਰਾਣੇ ਵਿੱਚ ਪੂਜਾ ਕਰਾਉਣ ਦੇ ਲਾਲਚ ਕਾਰਨ ਬੜੇ ਉਤਸ਼ਾਹ ਨਾਲ ਇਕੱਠਰ ਹੋਏ। ਦੂਸਰੇ ਪਾਸੇ ਸਹੀ ਸਮੇਂ 'ਤੇ ਰਵਿਦਾਸ ਜੀ ਵੀ ਆ ਪਹੁੰਚੇ। ਜਿਨ੍ਹਾਂ ਨੂੰ ਦੇਖ ਕੇ ਬ੍ਰਾਹਮਣਾ ਨੇ ਰੋਲਾ ਪਾਇਆ ਤੇ ਵਿਰੋਧ ਕੀਤਾ ਕਿ ਅਸੀਂ ਚਮਿਆਰ ਨੂੰ ਨਾਲ ਬਹਿ ਕੇ ਭੋਜਨ ਨਹੀਂ ਛੱਕਣ ਦੇਣਾ, ਜੇ ਇਸ ਨੂੰ ਭੋਜਨ ਛਕਾਉਣਾ ਹੈ ਤਾਂ ਅਸੀਂ ਸਾਰੇ ਵਾਪਸ ਜਾਂਦੇ ਹਾਂ। ਰਵਿਦਾਸ ਜੀ ਨੇ ਰਾਣੀ ਨੂੰ ਕਿਹਾ ਕਿ ਮੈਂ ਤੈਨੂੰ ਪਹਿਲਾਂ ਹੀ ਕਿਹਾ ਸੀ ਕਿ ਬ੍ਰਾਹਮਣਾਂ ਨੇ ਮੇਰੇ ਆਉਣ ਨੂੰ ਬਰਦਾਸ਼ਤ ਨਹੀਂ ਕਰਨਾ। ਰਵਿਦਾਸ ਜੀ ਨੇ ਕਿਹਾ ਕਿ ਹੇ ਬ੍ਰਾਹਮਣੋ! ਤੁਸੀਂ ਤੰਗ ਨਾ ਹੋਵੋ, ਮੈਂ ਹੀ ਜਾਂਦਾ ਹਾਂ। ਰਾਣੀ ਨੇ ਬੇਨਤੀ ਕਰਕੇ ਮਹਿਲ ਦੇ ਇੱਕ ਕਮਰੇ ਵਿੱਚ ਰਵਿਦਾਸ ਜੀ ਨੂੰ ਬਿਠਾ ਦਿੱਤਾ। ਉਧਰ ਬ੍ਰਾਹਮਣ ਜਦੋਂ ਭੋਜਨ ਛਕਣ ਲਈ ਪੰਗਤ ਵਿੱਚ ਬੈਠੇ ਇੱਕ ਦੂਜੇ ਵੱਲ ਵੇਖੀ ਜਾਣ, ਭੋਜਨ ਕੋਈ ਨਾ ਛਕੇ, ਕਿਉਂਕਿ ਹਰ ਇੱਕ ਬ੍ਰਾਹਮਣ ਨੂੰ ਨਾਲ ਬੈਠਾ ਰਵਿਦਾਸ ਪ੍ਰਤੀਤ ਹੋ ਰਿਹਾ ਸੀ। ਇਹ ਸਾਰੀ ਖੇਡ ਪ੍ਰਮਾਤਮਾ ਨੇ ਆਪਣੇ ਭਗਤ ਦੀ ਇਜ਼ਤ ਵਧਾਉਣ ਵਾਸਤੇ ਕੀਤੀ। ਵਰਤਾਵੇ ਕਹਿਣ ਭੋਜਨ ਛਕੋ। ਇਹ ਬ੍ਰਾਹਮਣ ਛਕਣ ਨਾ ਤੇ ਕਹਿਣ ਕਿ ਸਾਡੇ ਨਾਲ ਰਵਿਦਾਸ ਬੈਠਾ ਹੈ। ਇਤਨੇ ਨੂੰ ਰਾਜੇ ਨੇ ਆਪ ਆ ਕੇ ਕਿਹਾ ਕਿ ਹੇ ਬ੍ਰਾਹਮਣੋ! ਇਹ ਸ਼ੰਕਾ ਤੁਸੀਂ ਕਿਉਂ ਕਰਦੇ ਹੋ, ਰਵਿਦਾਸ ਤਾਂ ਅੰਦਰ ਬੈਠਾ ਪ੍ਰਮੇਸ਼ਰ ਦੇ ਗੁਣ ਗਾ ਰਿਹਾ ਹੈ। ਜੇ ਨਹੀਂ ਯਕੀਨ ਤਾਂ ਆ ਕੇ ਵੇਖ ਲਉ। ਜਦੋਂ ਬ੍ਰਾਹਮਣਾਂ ਨੇ ਜਾ ਕੇ ਵੇਖਿਆ ਤਾਂ ਰਵਿਦਾਸ ਸੱਚ ਹੀ ਅੰਦਰ ਬੈਠੇ ਹੋਏ ਸਨ। ਜਿਹੜੇ ਚੰਗੇ ਸੁਭਾਅ ਦੇ ਬ੍ਰਾਹਮਣ ਸਨ, ਉਨ੍ਹਾਂ ਕਿਹਾ ਕਿ ਈਰਖਾ ਛੱਡੋ ਇਹ ਪ੍ਰਮੇਸ਼ਰ ਦੀ ਬਿਅੰਤਤਾ ਹੈ ਤੇ ਰਵਿਦਾਸ ਜੀ ਨੂੰ ਨਾਲ ਬਿਠਾ ਕੇ ਭੋਜਨ ਛਕਾਉ। ਰਵਿਦਾਸ ਜੀ ਨੂੰ ਬੇਨਤੀ ਕਰਕੇ ਨਾਲ ਬਿਠਾ ਕੇ ਭੋਜਨ ਛਕਾਇਆ। ਭੋਜਨ ਛੱਕ ਕੇ ਰਵਿਦਾਸ ਜੀ ਨੇ ਇਹ ਸ਼ਬਦ ਉਚਾਰਨ ਕੀਤਾ।

ਯਥਾ— **ਐਸੀ ਲਾਲ ਤੁਝ ਬਿਨੁ ਕਉਨੁ ਕਰੈ ॥**

[ਮਾਰੂ ਬਾਣੀ ਰਵਿਦਾਸ ਜੀ, ਅੰਗ ੧੧੦੬]

ਰਵਿਦਾਸ ਜੀ ਨੇ ਹੋਰ ਵੀ ਉਚਾਰਨ ਕੀਤਾ :

ਯਥਾ— **ਮੇਰੀ ਜਾਤਿ ਕੁਟ ਬਾਂਢਲਾ ਢੋਰ ਢੋਵੰਤਾ ਨਿਤਹਿ ਬਾਨਾਰਸੀ ਆਸ ਪਾਸਾ ॥**

ਅਬ ਬਿਪ੍ਰ ਪਰਧਾਨ ਤਿਹਿ ਕਰਹਿ ਭੰਡਉਤਿ ਤੇਰੇ ਨਾਮ ਸਰਣਾਇ ਰਵਿਦਾਸੁ ਦਾਸਾ ॥

[ਮਲਾਰ ਰਵਿਦਾਸ ਜੀ, ਅੰਗ ੧੨੯੩]

ਭਗਤ ਜੀ ਦੀ ਵਡਿਆਈ ਕਰਦੇ ਹੋਏ ਭਾਈ ਗੁਰਦਾਸ ਜੀ ਕਥਨ ਕਰਦੇ ਹਨ :

ਯਥਾ— ਭਗਤੁ ਭਗਤੁ ਜਗਿ ਵਜਿਆ ਚਹੁ ਚਕਾਂ ਦੇ ਵਿਚਿ ਚਮਰੇਟਾ ॥
 ਪਾਣ੍ਹਾ ਗੰਢੈ ਰਾਹ ਵਿਚਿ ਕੁਲਾ ਧਰਮ ਢੋਇ ਢੋਰ ਸਮੇਟਾ ॥
 ਜਿਉ ਕਰਿ ਮੈਲੇ ਚੀਥੜੇ ਹੀਰਾ ਲਾਲੁ ਅਮੋਲੁ ਪਲੇਟਾ ॥
 ਚਹੁ ਵਰਨਾ ਉਪਦੇਸ ਦਾ ਗਿਆਨ ਧਿਆਨ ਕਰਿ ਭਗਤਿ ਸਹੇਟਾ ॥
 ਨ੍ਰਾਵਣਿ ਆਇਆ ਸੰਗੁ ਮਿਲਿ ਬਾਨਾਰਸ ਕਰਿ ਗੰਗਾ ਬੇਟਾ ॥
 ਕਢਿ ਕਸੀਰਾ ਸਉਪਿਆ ਰਵਿਦਾਸੈ ਗੰਗਾ ਦੀ ਭੇਟਾ ॥
 ਲਗਾ ਪੁਰਬੁ ਅਭੀਚ ਦਾ ਡਿਠਾ ਚਲਿਤੁ ਅਚਰਜੁ ਅਮੇਟਾ ॥
 ਲਇਆ ਕਸੀਰਾ ਹਥੁ ਕਢਿ ਸੂਤੁ ਇਕ ਜਿਉ ਤਾਣਾ ਪੇਟਾ ॥
 ਭਗਤ ਜਨਾਂ ਹਰਿ ਮਾਂ ਪਿਉ ਬੇਟਾ ॥੧੭॥

[ਭਾ: ਗੁਰਦਾਸ ਜੀ, ਵਾਰ ੧੦]

ਸੋ ਇਸ ਪ੍ਰਕਾਰ ਪ੍ਰਮੇਸ਼ਰ ਦੇ ਜਨ ਦੀ ਦਸੇ ਦਿਸ਼ਾ ਵਿੱਚ ਪੂਜਾ ਹੋਣ ਦੀ ਗੱਲ ਜੋ ਮੁਖਵਾਕ ਦੀ ਉਪਰੋਕਤ ਤੁਕ ਵਿੱਚ ਸਤਿਗੁਰਾਂ ਨੇ ਕੀਤੀ ਹੈ। ਅਨੇਕਾਂ ਭਗਤਾਂ, ਗੁਰਸਿੱਖਾਂ ਦੀਆਂ ਸਾਖੀਆਂ ਤੋਂ ਇਸ ਸਿਧਾਂਤ ਦੀ ਪੁਸ਼ਟੀ ਹੁੰਦੀ ਹੈ।

ਨਾਨਕ ਹਰਿ ਆਪੇ ਜੋੜਿ ਵਿਛੋੜੇ ਹਰਿ ਬਿਨੁ ਕੋ ਦੂਜਾ ਨਾਹੀ ॥

ਸਤਿਗੁਰੂ ਜੀ ਕਥਨ ਕਰਦੇ ਹਨ ਕਿ ਹਰਿ=ਪ੍ਰਮੇਸ਼ਰ ਆਪ ਹੀ ਜੀਵਾਂ ਨੂੰ ਸੰਬੰਧੀਆਂ ਨਾਲ ਮੇਲਦਾ ਹੈ ਅਤੇ ਆਪ ਹੀ ਸੰਬੰਧੀਆਂ ਤੋਂ ਕਰਮਾਂ ਦੇ ਅਨੁਸਾਰ ਵਿਛੋੜਦਾ ਹੈ। ਹਰਿ=ਪ੍ਰਮੇਸ਼ਰ ਤੋਂ ਬਿਨਾਂ ਕੋਈ ਹੋਰ ਦੂਜਾ ਸਮਰਥ ਨਹੀਂ ਹੈ, ਜੋ ਐਸਾ ਕਰ ਸਕੇ। ਕਰਮ ਫਲ ਭੁਗਤਾਉਣ ਦੀ ਸਮਰਥਾ ਕੇਵਲ ਪ੍ਰਮੇਸ਼ਰ ਵਿੱਚ ਹੀ ਹੈ।

ਸਾਜਨ ਆਇ ਵੁਠੇ ਘਰ ਮਾਹੀ ॥੪॥੧॥

ਗੁਰਮੁਖਾਂ ਦੇ ਹਿਰਦੇ ਰੂਪ ਘਰ ਵਿੱਚ ਸਾਜਨ=ਸੱਜਣ ਰੂਪ ਪ੍ਰਮਾਤਮਾ ਜੀ ਆ ਕੇ ਵੁਠੇ=ਵਸੇ ਹਨ।

ਵਾਹਿਗੁਰੂ ਜੀ ਕਾ ਖਾਲਸਾ ॥ ਵਾਹਿਗੁਰੂ ਜੀ ਕੀ ਫਤਹਿ ॥

ਮੁਖਵਾਕ ਨੰਬਰ ੧੪੭

[ਆਦਿ ਅੰਗ ੭੬੯]

ਸੂਹੀ ਮਹਲਾ ੩ ॥ ਜੁਗ ਚਾਰੇ ਧਨ ਜੇ ਭਵੈ ਬਿਨੁ ਸਤਿਗੁਰ ਸੋਹਾਗੁ ਨ ਹੋਈ ਰਾਮ ॥ ਨਿਹਚਲੁ
ਰਾਜੁ ਸਦਾ ਹਰਿ ਕੇਰਾ ਤਿਸੁ ਬਿਨੁ ਅਵਰੁ ਨ ਕੋਈ ਰਾਮ ॥ ਤਿਸੁ ਬਿਨੁ ਅਵਰੁ ਨ ਕੋਈ ਸਦਾ ਸਚੁ
ਸੋਈ ਗੁਰਮੁਖਿ ਏਕੋ ਜਾਣਿਆ ॥ ਧਨ ਪਿਰ ਮੇਲਾਵਾ ਹੋਆ ਗੁਰਮਤੀ ਮਨੁ ਮਾਨਿਆ ॥ ਸਤਿਗੁਰੁ
ਮਿਲਿਆ ਤਾ ਹਰਿ ਪਾਇਆ ਬਿਨੁ ਹਰਿ ਨਾਵੈ ਮੁਕਤਿ ਨ ਹੋਈ ॥ ਨਾਨਕ ਕਾਮਣਿ ਕੰਤੈ ਰਾਵੈ ਮਨਿ
ਮਾਨਿਐ ਸੁਖੁ ਹੋਈ ॥੧॥ ਸਤਿਗੁਰੁ ਸੇਵਿ ਧਨ ਬਾਲੜੀਏ ਹਰਿ ਵਰੁ ਪਾਵਹਿ ਸੋਈ ਰਾਮ ॥ ਸਦਾ ਹੋਵਹਿ
ਸੋਹਾਗਣੀ ਫਿਰਿ ਮੈਲਾ ਵੇਸੁ ਨ ਹੋਈ ਰਾਮ ॥ ਫਿਰਿ ਮੈਲਾ ਵੇਸੁ ਨ ਹੋਈ ਗੁਰਮੁਖਿ ਬੁਝੈ ਕੋਈ ਹਉਮੈ
ਮਾਰਿ ਪਛਾਣਿਆ ॥ ਕਰਣੀ ਕਾਰ ਕਮਾਵੈ ਸਬਦਿ ਸਮਾਵੈ ਅੰਤਰਿ ਏਕੋ ਜਾਣਿਆ ॥ ਗੁਰਮੁਖਿ ਪ੍ਰਭੁ
ਰਾਵੈ ਦਿਨੁ ਰਾਤੀ ਆਪਣਾ ਸਾਚੀ ਸੋਭਾ ਹੋਈ ॥ ਨਾਨਕ ਕਾਮਣਿ ਪਿਰੁ ਰਾਵੈ ਆਪਣਾ ਰਵਿ ਰਹਿਆ
ਪ੍ਰਭੁ ਸੋਈ ॥੨॥ ਗੁਰ ਕੀ ਕਾਰ ਕਰੇ ਧਨ ਬਾਲੜੀਏ ਹਰਿ ਵਰੁ ਦੇਇ ਮਿਲਾਏ ਰਾਮ ॥ ਹਰਿ ਕੈ ਰੰਗਿ
ਰਤੀ ਹੈ ਕਾਮਣਿ ਮਿਲਿ ਪ੍ਰੀਤਮ ਸੁਖੁ ਪਾਏ ਰਾਮ ॥ ਮਿਲਿ ਪ੍ਰੀਤਮ ਸੁਖੁ ਪਾਏ ਸਚਿ ਸਮਾਏ ਸਚੁ ਵਰਤੈ
ਸਭ ਥਾਈ ॥ ਸਚਾ ਸੀਗਾਰੁ ਕਰੇ ਦਿਨੁ ਰਾਤੀ ਕਾਮਣਿ ਸਚਿ ਸਮਾਈ ॥ ਹਰਿ ਸੁਖਦਾਤਾ ਸਬਦਿ ਪਛਾਤਾ
ਕਾਮਣਿ ਲਇਆ ਕੀਠ ਲਾਏ ॥ ਨਾਨਕ ਮਹਲੀ ਮਹਲੁ ਪਛਾਣੈ ਗੁਰਮਤੀ ਹਰਿ ਪਾਏ ॥੩॥ ਸਾ ਧਨ
ਬਾਲੀ ਧੁਰਿ ਮੇਲੀ ਮੇਰੈ ਪ੍ਰਭਿ ਆਪਿ ਮਿਲਾਈ ਰਾਮ ॥ ਗੁਰਮਤੀ ਘਟਿ ਚਾਨਣੁ ਹੋਆ ਪ੍ਰਭੁ ਰਵਿ ਰਹਿਆ
ਸਭ ਥਾਈ ਰਾਮ ॥ ਪ੍ਰਭੁ ਰਵਿ ਰਹਿਆ ਸਭ ਥਾਈ ਮੀਨ ਵਸਾਈ ਪੂਰਬਿ ਲਿਖਿਆ ਪਾਇਆ ॥ ਸੇਜ
ਸੁਖਾਲੀ ਮੇਰੇ ਪ੍ਰਭੁ ਭਾਣੀ ਸਚੁ ਸੀਗਾਰੁ ਬਣਾਇਆ ॥ ਕਾਮਣਿ ਨਿਰਮਲੁ ਹਉਮੈ ਮਲੁ ਖੋਈ ਗੁਰਮਤਿ
ਸਚਿ ਸਮਾਈ ॥ ਨਾਨਕ ਆਪਿ ਮਿਲਾਈ ਕਰਤੈ ਨਾਮੁ ਨਵੈ ਨਿਧਿ ਪਾਈ ॥੪॥੩॥੪॥

ਸੂਹੀ ਮਹਲਾ ੩ ॥

ਸੂਹੀ ਰਾਗਣੀ ਵਿੱਚ ਤੀਸਰੇ ਸਤਿਗੁਰੂ ਜੀ ਦਾ ਉਚਾਰਨ ਕੀਤਾ ਹੋਇਆ ਇਹ ਅੰਮ੍ਰਿਤ ਬਚਨ, ਜਿਸ ਵਿੱਚ ਜੀਵ ਰੂਪ ਇਸਤਰੀ ਨੂੰ ਪਤੀ ਰੂਪ ਪ੍ਰਮਾਤਮਾ ਦੀ ਪ੍ਰਾਪਤੀ ਦਾ ਸੁਖ ਅਨੰਦ ਕਿਵੇਂ ਪ੍ਰਾਪਤ ਹੁੰਦਾ ਹੈ। ਉਸ ਦਾ ਪ੍ਰਾਪਤ ਹੋਣਾ ਸਤਿਗੁਰੂ ਬਿਨਾਂ ਸੰਭਵ ਨਹੀਂ। ਐਸਾ ਸਿਧਾਂਤ ਇਸ ਮੁਖਵਾਕ ਵਿੱਚ ਕਥਨ ਕਰਦੇ ਹਨ :

ਜੁਗ ਚਾਰੇ ਧਨ ਜੇ ਭਵੈ ਬਿਨੁ ਸਤਿਗੁਰ ਸੋਹਾਗੁ ਨ ਹੋਈ ਰਾਮ ॥

ਜੇਕਰ ਇਹ ਜੀਵ ਰੂਪ ਇਸਤਰੀ ਚਾਰੇ ਜੁਗਾਂ ਵਿੱਚ ਭਵੈ=ਫਿਰਦੀ ਰਹੇ, ਵਾ—ਚਾਰੇ ਜੁਗਾਂ ਵਿੱਚ ਸਾਧਨਾ ਰੂਪ ਜਤਨ ਕਰਦੀ ਫਿਰਦੀ ਰਹੇ ਤਾਂ ਵੀ ਸਤਿਗੁਰਾਂ ਤੋਂ ਬਿਨਾਂ ਰਾਮ ਰੂਪ ਪਤੀ ਪ੍ਰਮਾਤਮਾ ਦੀ ਪ੍ਰਾਪਤੀ ਦਾ ਸੋਹਾਗੁ=ਸੁਖ-ਅਨੰਦ ਪ੍ਰਾਪਤ ਨਹੀਂ ਹੁੰਦਾ।

ਨਿਹਚਲੁ ਰਾਜੁ ਸਦਾ ਹਰਿ ਕੇਰਾ ਤਿਸੁ ਬਿਨੁ ਅਵਰੁ ਨ ਕੋਈ ਰਾਮ ॥

ਹਰਿ=ਵਾਹਿਗੁਰੂ ਦਾ ਰਾਜੁ=ਪ੍ਰਕਾਸ਼, ਵਾ—ਹੁਕਮ ਸਦਾ ਨਿਹਚਲ=ਅਚੱਲ=ਚਲਾਏਮਾਨ ਹੋਣ ਤੋਂ ਰਹਿਤ ਹੈ, ਉਸ ਰਾਮ=ਪ੍ਰਮੇਸ਼ਰ ਤੋਂ ਬਿਨਾਂ ਹੋਰ ਕੋਈ ਇਸਥਿਤ ਨਹੀਂ। ਭਾਵ ਹੋਰ ਸਾਰੇ ਚਲਾਏਮਾਨ ਹਨ। ਸੰਸਾਰ ਦੇ ਰਾਜੇ ਅਤੇ ਰਾਜਿਆਂ ਦਾ ਰਾਜ ਝੂਠਾ ਹੋਣ ਕਰਕੇ ਚਾਰ ਦਿਨ ਦਾ ਹੈ। ਪ੍ਰਮੇਸ਼ਰ ਜਿਸ ਤਰ੍ਹਾਂ ਆਪ ਸਥਿਰ ਹੈ, ਇਸੇ ਤਰ੍ਹਾਂ ਉਸ ਦਾ ਰਾਜ ਵੀ ਸਥਿਰ ਹੈ।

ਯਥਾ— ੧. ਕੋਊ ਹਰਿ ਸਮਾਨ ਨਹੀ ਰਾਜਾ ॥

ਏ ਭੂਪਤਿ ਸਭ ਦਿਵਸ ਚਾਰਿ ਕੇ ਝੂਠੇ ਕਰਤ ਦਿਵਾਜਾ ॥

[ਬਿਲਾਵਲ ਕਬੀਰ ਜੀ, ਅੰਗ ੮੫੬]

੨. ਨਿਹਚਲ ਰਾਜੁ ਹੈ ਸਦਾ ਤਿਸੁ ਕੇਰਾ ਨਾ ਆਵੈ ਨਾ ਜਾਈ ॥

[ਵਾਰ ਵਡਹੰਸ ਮ: ੩, ਅੰਗ ੫੯੨]

੩. ਹਉ ਬਲਿਹਾਰੀ ਸਾਚੇ ਨਾਵੈ ॥ ਰਾਜੁ ਤੇਰਾ ਕਬਹੁ ਨ ਜਾਵੈ ॥

ਰਾਜੋ ਤ ਤੇਰਾ ਸਦਾ ਨਿਹਚਲੁ ਏਹੋ ਕਬਹੁ ਨ ਜਾਵਏ ॥ [ਵਡਹੰਸ ਮਹਲਾ ੧, ਅੰਗ ੫੬੭]

ਤਿਸੁ ਬਿਨੁ ਅਵਰੁ ਨ ਕੋਈ ਸਦਾ ਸਰੁ ਸੋਈ ਗੁਰਮੁਖਿ ਏਕੋ ਜਾਣਿਆ ॥

ਤਿਸੁ=ਉਸ ਪ੍ਰਮੇਸ਼ਰ ਤੋਂ ਬਿਨੁ=ਬਿਨਾ ਅਵਰੁ=ਹੋਰ ਕੋਈ ਵੀ ਇਸਥਿਤ ਨਹੀਂ ਹੈ, ਉਹ ਸੱਚ ਸਰੂਪ ਸਦਾ=ਹਮੇਸ਼ਾਂ ਰਹਿਣ ਵਾਲਾ ਹੈ। ਗੁਰਮੁਖਾਂ ਨੇ ਸਤਿਗੁਰੂ ਦੇ ਉਪਦੇਸ਼ ਦੁਆਰਾ ਉਸ ਏਕੋ=ਇੱਕ ਪ੍ਰਭੂ ਨੂੰ ਜਾਣਿਆ=ਜਾਣ ਲਿਆ ਹੈ।

ਯਥਾ— ੧. ਤਿਸੁ ਬਿਨੁ ਹੋਰੁ ਨ ਦੂਜਾ ਠਾਕੁਰੁ ਸਭ ਤਿਸੈ ਕੀਆ ਜਾਈ ਜੀਉ ॥

[ਮਾਝ ਮਹਲਾ ੫, ਅੰਗ ੧੦੬]

੨. ਤਿਸੁ ਬਿਨੁ ਅਵਰੁ ਨ ਕੋਈ ਰਾਜਾ ਕਰਿ ਤਪਾਵਸੁ ਬਣਤ ਬਣਾਈ ॥

[ਰਾਮਕਲੀ ਮਹਲਾ ੩, ਅੰਗ ੯੧੨]

ਧਨ ਪਿਰ ਮੇਲਾਵਾ ਹੋਆ ਗੁਰਮਤੀ ਮਨੁ ਮਾਨਿਆ ॥

ਉਸ ਜਗਿਆਸੂ ਰੂਪ ਧਨ=ਇਸਤਰੀ ਦਾ ਪਿਰ=ਪਤੀ ਰੂਪ ਪ੍ਰਮਾਤਮਾ ਦੇ ਨਾਲ ਮਿਲਾਪ ਹੁੰਦਾ ਹੈ, ਜਿਸਦਾ ਗੁਰੂ ਦੀ ਦਿੱਤੀ ਮਤੀ=ਸਿਖਿਆ ਉੱਤੇ ਮਨ ਮੰਨਿਆ ਹੈ।

ਯਥਾ— ਧਨ ਪਿਰ ਮੇਲੁ ਭਇਆ ਪ੍ਰਭਿ ਆਪਿ ਮਿਲਾਇਆ ਰਾਮ ॥

[ਆਸਾ ਮਹਲਾ ੩, ਅੰਗ ੪੩੯]

ਜਦੋਂ ਪ੍ਰਮੇਸ਼ਰ ਵਾਹਿਗੁਰੂ ਆਪ ਹੀ ਗੁਰੂ ਦੁਆਰਾ ਉਪਦੇਸ਼ ਦੀ ਕਿਰਪਾ ਕਰਦਾ ਹੈ ਤਾਂ ਫਿਰ ਜਗਿਆਸੂ ਰੂਪ ਇਸਤਰੀ ਨੂੰ ਪਤੀ ਪ੍ਰਮੇਸ਼ਰ ਦਾ ਮਿਲਾਪ ਹੁੰਦਾ ਹੈ।

ਯਥਾ— ਧਨ ਪਿਰਹਿ ਮੇਲਾ ਹੋਇ ਸੁਆਮੀ ਆਪਿ ਪ੍ਰਭੁ ਕਿਰਪਾ ਕਰੇ ॥

[ਆਸਾ ਮਹਲਾ ੧, ਅੰਗ ੪੩੬]

ਸਤਿਗੁਰੁ ਮਿਲਿਆ ਤਾ ਹਰਿ ਪਾਇਆ ਬਿਨੁ ਹਰਿ ਨਾਵੈ ਮੁਕਤਿ ਨ ਹੋਈ ॥

ਜਦੋਂ ਪੂਰਨ ਸਤਿਗੁਰੂ ਦਾ ਮਿਲਿਆ=ਮਿਲਾਪ ਹੋਇਆ ਤਾਂ ਹੀ ਹਰਿ=ਵਾਹਿਗੁਰੂ ਦੇ ਨਾਮ ਨੂੰ ਪਾਇਆ=ਪ੍ਰਾਪਤ ਕੀਤਾ ਹੈ, ਹਰਿ=ਪ੍ਰਮੇਸ਼ਰ ਦੇ ਨਾਮ ਤੋਂ ਬਿਨਾਂ ਕਿਸੇ ਦੀ ਵੀ ਅੱਜ ਤੱਕ ਮੁਕਤੀ ਨਹੀਂ ਹੋਈ ਹੈ।

ਯਥਾ— ੧. ਅਸਟ ਸਾਜ ਸਾਜਿ ਪੁਰਾਣ ਸੋਧਹਿ ਕਰਹਿ ਬੇਦ ਅਭਿਆਸੁ ॥

ਬਿਨੁ ਨਾਮ ਹਰਿ ਕੇ ਮੁਕਤਿ ਨਾਹੀ ਕਹੈ ਨਾਨਕੁ ਦਾਸੁ ॥

[ਧਨਾਸਰੀ ਮਹਲਾ ੧, ਅੰਗ ੬੬੩]

੨. ਬਿਨੁ ਨਾਮੈ ਮੁਕਤਿ ਕਿਨੈ ਨ ਪਾਈ ॥ ਪੂਰੇ ਗੁਰ ਤੇ ਨਾਮੁ ਪਲੈ ਪਾਈ ॥

[ਬਸੰਤ ਮਹਲਾ ੩, ਅੰਗ ੧੧੭੫]

੩. ਜੁਗ ਮਾਹਿ ਨਾਮੁ ਦੁਲੰਭੁ ਹੈ ਗੁਰਮੁਖਿ ਪਾਇਆ ਜਾਇ ॥

ਬਿਨੁ ਨਾਵੈ ਮੁਕਤਿ ਨ ਹੋਵਈ ਵੇਖਹੁ ਕੋ ਵਿਉਪਾਇ ॥ [ਗੁਜਰੀ ਮਹਲਾ ੩, ਅੰਗ ੪੯੦]

੪. ਕਾਮ ਕ੍ਰੋਧ ਅਤਿ ਤ੍ਰਿਸਨ ਜਰੰਗਾ ॥ ਸੋ ਮੁਕਤੁ ਨਾਨਕ ਜਿਸੁ ਸਤਿਗੁਰੁ ਚੰਗਾ ॥

[ਕਾਨੜਾ ਮਹਲਾ ੫, ਅੰਗ ੧੩੦੫]

੫. ਬਿਨੁ ਗੁਰ ਸਬਦ ਮੁਕਤਿ ਨਹੀ ਕਬਹੀ ਅੰਧੁਲੇ ਧੰਧੁ ਪਸਾਰਾ ॥

[ਭੈਰਉ ਮਹਲਾ ੧, ਅੰਗ ੧੧੨੭]

ਨਾਨਕ ਕਾਮਣਿ ਕੰਤੈ ਰਾਵੇ ਮਨਿ ਮਾਨਿਐ ਸੁਖੁ ਹੋਈ ॥੧॥

ਸਤਿਗੁਰੂ ਜੀ ਕਥਨ ਕਰਦੇ ਹਨ ਕਿ ਜਿਸ ਨੇ ਮਨ ਵਿੱਚ ਨਾਮ ਜਪਣਾ ਮੰਨਿਆ ਹੈ, ਉਹ ਜੀਵ ਰੂਪ ਇਸਤਰੀ ਕੰਤੈ=ਪਤੀ ਰੂਪ ਪ੍ਰਮੇਸ਼ਰ ਦੇ ਅਨੰਦ ਨੂੰ ਰਾਵੇ=ਮਾਣਦੀ ਹੈ ਅਤੇ ਉਸੇ ਜਗਿਆਸੂ ਰੂਪ ਇਸਤਰੀ ਨੂੰ ਸੁਖ ਦੀ ਪ੍ਰਾਪਤੀ ਹੁੰਦੀ ਹੈ।

ਯਥਾ— ਨਾਨਕ ਕਾਮਣਿ ਕੰਤੈ ਭਾਵੇ ਆਪੇ ਹੀ ਰਾਵੇਇ ॥ [ਤਿਲੰਗ ਮਹਲਾ ੧, ਅੰਗ ੭੨੨]

ਸਤਿਗੁਰੁ ਸੇਵਿ ਧਨ ਬਾਲੜੀਏ ਹਰਿ ਵਰੁ ਪਾਵਹਿ ਸੋਈ ਰਾਮ ॥

ਹੇ ਜਗਿਆਸੂ ਰੂਪ ਬਾਲੜੀਏ=ਗਯਾਤ ਰਹਿਤ ਧਨ=ਇਸਤਰੀਏ! ਸਤਿਗੁਰੂ ਨੂੰ ਸੇਵਣਾ ਕਰ ਤਾਂ ਉਸ ਰਾਮ=ਰਮੇ ਹੋਏ ਹਰਿ=ਵਾਹਿਗੁਰੂ ਵਰੁ=ਪਤੀ ਨੂੰ ਪ੍ਰਾਪਤ ਕਰੇਂਗੀ।

ਯਥਾ— ਹਰਿ ਵਰੁ ਪਾਇਆ ਕਾਮਣੀ ਗੁਰਿ ਮੇਲਿ ਮਿਲਾਈ ॥ [ਆਸਾ ਮਹਲਾ ੩, ਅੰਗ ੪੨੮]

ਸਦਾ ਹੋਵਹਿ ਸੋਹਾਗਣੀ ਫਿਰਿ ਮੈਲਾ ਵੇਸੁ ਨ ਹੋਈ ਰਾਮ ॥

ਹੇ ਜੀਵ ਰੂਪ ਇਸਤਰੀਏ ਸਦਾ ਹੀ ਸੋਹਾਗਣੀ=ਸੁਹਾਗਵੰਤੀ ਹੋਵੇਂਗੀ ਰਮੇ ਹੋਏ ਰਾਮ=ਪ੍ਰਮੇਸ਼ਰ ਦੀ ਕਿਰਪਾ ਕਰ ਕੇ ਫਿਰ ਤੇਰਾ ਵੇਸੁ=ਲਿਬਾਸ ਕਦੇ ਵੀ ਮੈਲਾ ਨਹੀਂ ਹੋਵੇਗਾ, ਭਾਵ ਖੋਟੇ ਕਰਤਬ ਕਰਨ ਵਾਲੀ ਨਹੀਂ ਹੋਵੇਂਗੀ।

ਯਥਾ— ਸਦਾ ਸੁਹਾਗੁ ਸੁਹਾਗਣੀ ਜੇ ਚਲਹਿ ਸਤਿਗੁਰੁ ਭਾਇ ॥

ਸਦਾ ਪਿਰੁ ਨਿਹਚਲੁ ਪਾਈਐ ਨ ਓਹੁ ਮਰੈ ਨ ਜਾਇ ॥ [ਸਿਰੀਰਾਗ ਮਹਲਾ ੩, ਅੰਗ ੬੬]

ਫਿਰਿ ਮੈਲਾ ਵੇਸੁ ਨ ਹੋਈ ਗੁਰਮੁਖਿ ਬੁਝੈ ਕੋਈ ਹਉਮੈ ਮਾਰਿ ਪਛਾਣਿਆ ॥

ਫਿਰ ਤੇਰਾ ਵੇਸੁ=ਲਿਬਾਸ ਵਿਸ਼ੇ ਵਿਕਾਰਾਂ ਵਿੱਚ ਮੈਲਾ ਨਹੀਂ ਹੋਵੇਗਾ, ਜਿਹੜੀ ਕੋਈ ਜਗਿਆਸੂ ਰੂਪ ਇਸਤਰੀ ਮੁਖੀ ਗੁਰੂ ਸਾਹਿਬ ਦੁਆਰਾ ਨਾਮ ਸਿਮਰਨ ਨੂੰ ਬੁਝੈ=ਜਾਣਦੀ ਹੈ, ਉਸਨੇ ਹਉਮੈ=ਹੰਗਤਾ ਮਮਤਾ ਨੂੰ ਮਾਰ ਕੇ ਆਪਣੇ ਆਤਮਿਕ ਸਰੂਪ ਨੂੰ ਪਛਾਣਿਆ=ਪਛਾਣ ਲਿਆ ਹੈ। ਭਾਵ ਆਪਣੇ ਨਿਜ ਸਰੂਪ ਦੀ ਸਿਖਿਆਤਤਾ ਕਰ ਲਈ ਹੈ।

ਯਥਾ— ੧. ਗੁਰ ਸਬਦੁ ਵੀਚਾਰੇ ਹਉਮੈ ਮਾਰੇ ਇਨਿ ਬਿਧਿ ਮਿਲਹੁ ਪਿਆਰੇ ॥

[ਗਉੜੀ ਮਹਲਾ ੩, ਅੰਗ ੨੪੪]

੨. ਹਉਮੈ ਮਾਰਿ ਮੁਈਏ ਤੂ ਚਲੁ ਗੁਰ ਕੈ ਭਾਏ ॥

ਹਰਿ ਵਰੁ ਰਾਵਹਿ ਸਦਾ ਮੁਈਏ ਨਿਜ ਘਰਿ ਵਾਸਾ ਪਾਏ ॥

[ਵਡਹੰਸ ਮਹਲਾ ੩, ਅੰਗ ੫੬੮]

ਕਰਣੀ ਕਾਰ ਕਮਾਵੈ ਸਬਦਿ ਸਮਾਵੈ ਅੰਤਰਿ ਏਕੋ ਜਾਣਿਆ ॥

ਜੋ ਸਤਿਗੁਰਾਂ ਦੇ ਸਬਦਿ=ਉਪਦੇਸ਼ ਵਿੱਚ ਸਮਾ ਕੇ ਕਰਣੀ ਕਾਰ ਕਮਾਵੈ=ਭਗਤੀ ਰੂਪੀ ਕਾਰ ਨੂੰ ਕਮਾਉਂਦੀ ਹੈ, ਉਸ ਜਗਿਆਸੂ ਰੂਪ ਇਸਤਰੀ ਨੇ ਅੰਤਰਿ=ਹਿਰਦੇ ਵਿੱਚ ਇੱਕ ਵਾਹਿਗੁਰੂ ਨੂੰ ਜਾਣਿਆ=ਜਾਣ ਲਿਆ ਹੈ।

ਗੁਰਮੁਖਿ ਪ੍ਰਭੁ ਰਾਵੇ ਦਿਨੁ ਰਾਤੀ ਆਪਣਾ ਸਾਚੀ ਸੋਭਾ ਹੋਈ ॥

ਜੋ ਜਗਿਆਸੂ ਰੂਪ ਇਸਤਰੀ ਦਿਨ ਰਾਤ ਗੁਰੂ ਦੁਆਰੇ ਆਪਣੇ ਪ੍ਰਮੇਸ਼ਰ ਦੇ ਨਾਮ ਨੂੰ ਰਾਵੇ=ਉਚਾਰਦੀ, ਭਾਵ ਜਪਦੀ ਹੈ, ਉਸਦੀ ਲੋਕ ਪ੍ਰਲੋਕ ਵਿੱਚ ਸੱਚੀ ਸੋਭਾ=ਵਡਿਆਈ ਹੁੰਦੀ ਹੈ।

ਯਥਾ— ੧. ਸਚੈ ਮਾਰਗਿ ਚਲਦਿਆ ਉਸਤਤਿ ਕਰੇ ਜਹਾਨੁ ॥ [ਮਾਝ ਮਹਲਾ ੫, ਅੰਗ ੧੩੬]

੨. ਨਿਰਮਲ ਨਾਮੁ ਰਖੈ ਉਰਿ ਧਾਰੇ ॥ ਸਾਚੀ ਸੋਭਾ ਸਾਚਿ ਦੁਆਰੇ ॥

[ਆਸਾ ਮਹਲਾ ੩, ਅੰਗ ੪੨੩]

ਨਾਨਕ ਕਾਮਣਿ ਪਿਰੁ ਰਾਵੇ ਆਪਣਾ ਰਵਿ ਰਹਿਆ ਪ੍ਰਭੁ ਸੋਈ ॥੨॥

ਸਤਿਗੁਰੂ ਜੀ ਕਥਨ ਕਰਦੇ ਹਨ ਕਿ ਜੋ ਜਗਿਆਸੂ ਰੂਪ ਇਸਤਰੀ ਆਪਣੇ ਪਿਰੁ=ਪਤੀ ਪ੍ਰਮਾਤਮਾ ਦੇ ਨਾਮ ਨੂੰ ਰਾਵੇ=ਜਪਦੀ ਹੈ, ਉਹ ਇਸ ਤਰ੍ਹਾਂ ਨਿਸਚੇ ਕਰਦੀ ਹੈ ਕਿ ਉਹ ਪ੍ਰਭੁ=ਪ੍ਰਮੇਸ਼ਰ ਸਾਰਿਆਂ ਵਿੱਚ ਰਵਿ=ਪਰੀ-ਪੂਰਨ ਹੋ ਰਿਹਾ ਹੈ। ਜਿਸ ਵੇਲੇ ਕੋਈ ਜਗਿਆਸੂ ਨਾਮ ਅਭਿਆਸ ਕਰਦਾ ਹੈ, ਤਾਂ ਜਿਵੇਂ-ਜਿਵੇਂ ਨਾਮ ਦੀ ਕਮਾਈ ਕਰਦਾ ਹੈ, ਤਿਵੇਂ-ਤਿਵੇਂ ਅੰਤਸ਼ਕਰਨ ਵਿੱਚੋਂ ਜਨਮਾਂ-ਜਨਮਾਤਰਾਂ ਦੀ ਮੈਲ ਨਾਸ ਹੋ ਕੇ ਮਨ ਸੁੱਧ ਹੁੰਦਾ ਹੈ। ਸੁੱਧ ਮਨ ਵਿੱਚ ਪ੍ਰਮਾਤਮਾ ਦਾ ਨਿਰਮਲ ਗਿਆਨ ਪੈਦਾ ਹੁੰਦਾ ਹੈ, ਜਿਸ ਨਿਰਮਲ ਗਿਆਨ ਦੁਆਰਾ ਪ੍ਰਮਾਤਮਾ ਨੂੰ ਕਣ-ਕਣ ਵਿੱਚ ਵਿਆਪਕ ਨਿਸਚੇ ਕਰਦਾ ਹੈ।

ਗੁਰ ਕੀ ਕਾਰ ਕਰੇ ਧਨ ਬਾਲੜੀਏ ਹਰਿ ਵਰੁ ਦੇਇ ਮਿਲਾਏ ਰਾਮ ॥

ਜੋ ਬਾਲੜੀਏ=ਅਗਿਆਤ, ਬੇਸਮਝ ਜਗਿਆਸੂ ਰੂਪ ਧਨ=ਇਸਤਰੀ ਸਤਿਗੁਰਾਂ ਦੀ ਦੱਸੀ ਕਾਰ ਨੂੰ ਕਰਦੀ ਹੈ, ਉਸਨੂੰ ਰਾਮ ਰੂਪ ਗੁਰੂ ਸਾਹਿਬ ਜੀ ਹਰਿ=ਵਾਹਿਗੁਰੂ ਵਰੁ=ਪਤੀ ਨਾਲ ਮਿਲਾ ਦਿੰਦੇ ਹਨ।

ਯਥਾ— ੧. ਗੁਰ ਕੀ ਕਾਰ ਕਮਾਵਣੀ ਭਾਈ ਆਪੁ ਛੋਡਿ ਚਿਤੁ ਲਾਇ ॥

ਸਦਾ ਸਹਜੁ ਫਿਰਿ ਦੁਖੁ ਨ ਲਗਾਈ ਭਾਈ ਹਰਿ ਆਪਿ ਵਸੈ ਮਨਿ ਆਇ ॥

[ਸੋਰਠਿ ਮਹਲਾ ੩, ਅੰਗ ੬੩੯]

੨. ਜਹ ਦੇਖਾ ਤਹ ਸੋਇ ਅਵਰੁ ਨ ਜਾਣੀਐ ॥

ਗੁਰ ਕੀ ਕਾਰ ਕਮਾਇ ਮਹਲੁ ਪਛਾਣੀਐ ॥

[ਆਸਾ ਮਹਲਾ ੧, ਅੰਗ ੪੨੦]

੩. ਗੁਰ ਕੀ ਕਾਰ ਕਮਾਏ ਲਾਹਾ ਘਰਿ ਆਣਿਆ ॥

ਗੁਰਬਾਣੀ ਨਿਰਬਾਣੁ ਸਬਦਿ ਪਛਾਣਿਆ ॥

[ਸੂਹੀ ਮਹਲਾ ੧, ਅੰਗ ੭੫੨]

ਹਰਿ ਕੈ ਰੰਗਿ ਰਤੀ ਹੈ ਕਾਮਣਿ ਮਿਲਿ ਪ੍ਰੀਤਮ ਸੁਖੁ ਪਾਏ ਰਾਮ ॥

ਜੋ ਜਗਿਆਸੂ ਰੂਪ ਇਸਤਰੀ ਹਰਿ=ਪ੍ਰਮੇਸ਼ਰ ਦੇ ਰੰਗਿ=ਪ੍ਰੇਮ, ਵਾ—ਅਨੰਦ ਵਿੱਚ ਰਤੀ=ਮਿਲੀ ਰਹਿੰਦੀ ਹੈ, ਉਹ ਪ੍ਰੀਤਮ=ਪਿਆਰੇ ਰਾਮ=ਵਾਹਿਗੁਰੂ ਨਾਲ ਮਿਲ ਕੇ ਸੁਖ ਨੂੰ ਪਾਏ=ਪਾਉਂਦੀ ਹੈ।

ਯਥਾ— ੧. ਹਰਿ ਰੰਗਿ ਰਾਤੀ ਸਹਜੇ ਮਾਤੀ ਹਰਿ ਪ੍ਰਭੁ ਹਰਿ ਹਰਿ ਪਾਇਆ ॥

[ਵਡਹੰਸ ਮਹਲਾ ੪, ਅੰਗ ੫੭੬]

੨. ਹਰਿ ਰੰਗਿ ਰਾਤੇ ਸਹਜਿ ਮਾਤੇ ਤਿਲੁ ਨ ਮਨ ਤੇ ਵੀਸਰੈ ॥

[ਰਾਮਕਲੀ ਮਹਲਾ ੫, ਅੰਗ ੯੨੯]

੩. ਐਸੇ ਰੰਗਿ ਰਾਤੀ ਸਹਜ ਕੀ ਮਾਤੀ ਅਹਿਨਿਸਿ ਭਾਇ ਸਮਾਣੀ ॥

[ਤਿਲੰਗ ਮਹਲਾ ੧, ਅੰਗ ੭੨੨]

ਮਿਲਿ ਪ੍ਰੀਤਮ ਸੁਖੁ ਪਾਏ ਸਚਿ ਸਮਾਏ ਸਚੁ ਵਰਤੈ ਸਭ ਥਾਈ ॥

ਪ੍ਰੀਤਮ ਨਾਲ ਮਿਲ ਕੇ ਜਗਿਆਸੂ ਰੂਪ ਇਸਤਰੀ ਆਤਮਿਕ ਸੁਖ ਨੂੰ ਪਾਉਂਦੀ ਹੈ ਅਤੇ ਉਸ ਸੱਚ ਸਰੂਪ ਪ੍ਰਮੇਸ਼ਰ ਵਿੱਚ ਸਮਾ ਜਾਂਦੀ ਹੈ, ਜੋ ਸੱਚ ਸਰੂਪ ਸਭ=ਸਾਰੇ ਥਾਈ=ਥਾਂਵਾਂ ਵਿੱਚ ਵਰਤ ਰਿਹਾ ਹੈ।

ਸਚਾ ਸੀਗਾਰੁ ਕਰੇ ਦਿਨੁ ਰਾਤੀ ਕਾਮਣਿ ਸਚਿ ਸਮਾਈ ॥

ਜੋ ਜਗਿਆਸੂ ਰੂਪ ਇਸਤਰੀ ਦਿਨ ਰਾਤ ਅੰਤਰੀਵ ਗੁਣਾਂ ਦਾ ਸੱਚਾ ਸਿੰਗਾਰ ਕਰਦੀ ਹੈ, ਉਸਦੀ ਸੱਚ ਸਰੂਪ ਪ੍ਰਮੇਸ਼ਰ ਵਿੱਚ ਸਮਾਈ=ਅਭੇਦਤਾ ਹੁੰਦੀ ਹੈ। ਕਿਉਂਕਿ ਗੁਣਾਂ ਦੇ ਆਧਾਰ 'ਤੇ ਹੀ ਮਿਲਾਪ ਹੁੰਦਾ ਹੈ ਅਤੇ ਅਉਗੁਣਾਂ ਦੇ ਕਾਰਨ ਵਿਛੜਨਾ ਹੁੰਦਾ ਹੈ। ਇਸ ਲਈ ਜਗਿਆਸੂ ਰੂਪ ਇਸਤਰੀ ਨੂੰ ਐਸਾ ਫੁਰਮਾਨ ਹੈ :

ਯਥਾ— ੧. ਸਤੁ ਸੰਤੋਖੁ ਦਇਆ ਧਰਮੁ ਸੀਗਾਰੁ ਬਨਾਵਉ ॥

ਸਫਲ ਸੁਹਾਗਣਿ ਨਾਨਕਾ ਅਪੁਨੇ ਪ੍ਰਭ ਭਾਵਉ ॥ [ਬਿਲਾਵਲ ਮਹਲਾ ੫, ਅੰਗ ੯੧੨]

੨. ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥

[ਤਿਲੰਗ ਮਹਲਾ ੧, ਅੰਗ ੭੨੨]

੩. ਮਨੁ ਮੋਤੀ ਜੇ ਗਹਣਾ ਹੋਵੈ ਪਉਣੁ ਹੋਵੈ ਸੂਤ ਧਾਰੀ ॥

ਖਿਆ ਸੀਗਾਰੁ ਕਾਮਣਿ ਤਨਿ ਪਹਿਰੈ ਰਾਵੈ ਲਾਲ ਪਿਆਰੀ ॥

[ਆਸਾ ਮਹਲਾ ੧, ਅੰਗ ੩੫੯]

੪. ਸਤੁ ਸੀਗਾਰੁ ਭਉ ਅੰਜਨੁ ਪਾਇਆ ॥ ਅੰਮ੍ਰਿਤੁ ਨਾਮੁ ਤੰਬੋਲੁ ਮੁਖਿ ਖਾਇਆ ॥

ਕੰਗਨ ਬਸਤ੍ਰ ਗਹਨੇ ਬਨੇ ਸੁਹਾਵੇ ॥ ਧਨੁ ਸਭ ਸੁਖ ਪਾਵੈ ਜਾਂ ਪਿਰੁ ਘਰਿ ਆਵੈ ॥

ਗੁਣ ਕਾਮਣ ਕਰਿ ਕੰਤੁ ਰੀਝਾਇਆ ॥ ਵਸਿ ਕਰਿ ਲੀਨਾ ਗੁਰਿ ਭਰਮੁ ਚੁਕਾਇਆ ॥

[ਸੂਹੀ ਮ: ੫, ਅੰਗ ੭੩੭]

ਹਰਿ ਸੁਖਦਾਤਾ ਸਬਦਿ ਪਛਾਤਾ ਕਾਮਣਿ ਲਇਆ ਕੀਠ ਲਾਏ ॥

ਸੁਖਾਂ ਦੇ ਦਾਤੇ ਹਰਿ=ਪ੍ਰਮੇਸ਼ਰ ਨੂੰ ਜਿਸ ਜਗਿਆਸੂ ਰੂਪ ਇਸਤਰੀ ਨੇ ਗੁਰੂ ਦੇ ਸਬਦਿ=ਉਪਦੇਸ਼ ਦੁਆਰਾ ਪਛਾਤਾ=ਪਛਾਣਿਆ ਹੈ, ਉਸ ਨੂੰ ਪਤੀ ਪ੍ਰਮਾਤਮਾ ਨੇ ਸਰੂਪ ਰੂਪੀ ਗਲ ਦੇ ਨਾਲ ਲਾ ਲਿਆ ਹੈ, ਭਾਵ ਅਭੇਦ ਕਰ ਲਿਆ ਹੈ।

ਯਥਾ— ਹਰਿ ਸੁਖਦਾਤਾ ਸਦਾ ਸਲਾਹੀ ਅੰਤਰਿ ਰਖਾ ਉਰ ਧਾਰੇ ॥ [ਵਾਰ ਸਾਰੰਗ ਮ: ੩, ਅੰਗ ੧੨੪੯]

ਨਾਨਕ ਮਹਲੀ ਮਹਲੁ ਪਛਾਣੈ ਗੁਰਮਤੀ ਹਰਿ ਪਾਏ ॥੩॥

ਸਤਿਗੁਰੂ ਜੀ ਕਥਨ ਕਰਦੇ ਹਨ ਕਿ ਜਿਸ ਜਗਿਆਸੂ ਰੂਪ ਮਹਲੀ=ਇਸਤਰੀ ਨੇ ਗੁਰਮਤੀ=ਗੁਰੂ ਦੀ

ਮਤੀ=ਸਿਖਿਆ ਦੁਆਰਾ ਆਪਣੇ ਸਰੂਪ ਨੂੰ ਪਛਾਣਿਆ ਹੈ, ਉਸਨੇ ਹਰਿ=ਪ੍ਰਮੇਸ਼ਰ ਨੂੰ ਪਾਏ=ਪ੍ਰਾਪਤ ਕਰ ਲਿਆ ਹੈ।

ਯਥਾ— ੧. ਨਾਨਕ ਮਹਲੁ ਸਬਦਿ ਘਰੁ ਪਾਏ ॥

ਗੁਰਮਤਿ ਸਤ ਸਰਿ ਹਰਿ ਜਲਿ ਨਾਇਆ ॥

[ਆਸਾ ਮਹਲਾ ੩, ਅੰਗ ੩੬੨]

੨. ਆਪੇ ਦੇਵੈ ਸਬਦਿ ਬੁਲਾਏ ॥ ਮਹਲੀ ਮਹਲਿ ਸਹਜ ਸੁਖੁ ਪਾਏ ॥

[ਮਾਝ ਮਹਲਾ ੩, ਅੰਗ ੧੧੭]

ਸਾ ਧਨ ਬਾਲੀ ਧੁਰਿ ਮੇਲੀ ਮੇਰੈ ਪ੍ਰਭਿ ਆਪਿ ਮਿਲਾਈ ਰਾਮ ॥

ਮੇਰੇ ਪ੍ਰਭਿ=ਮਾਲਕ ਪ੍ਰਮੇਸ਼ਰ ਨੇ ਜੋ ਜਗਿਆਸੂ ਰੂਪ ਇਸਤਰੀ ਆਪਣੇ ਨਾਲ ਮਿਲਾਈ=ਮੇਲੀ ਹੈ, ਉਹ ਬਾਲੀ=ਅਗਿਆਤ ਧਨ=ਇਸਤਰੀ ਧੁਰਿ=ਮੁਢ ਤੋਂ ਹੀ ਭਜਨ ਸਿਮਰਨ ਵਿੱਚ ਮੇਲੀ ਹੋਈ ਸੀ, ਭਾਵ ਉਹ ਪਹਿਲਾਂ ਹੀ ਭਗਤੀ ਰੂਪ ਸਾਧਨ ਕਰਦੀ ਆਈ ਸੀ।

ਗੁਰਮਤੀ ਘਟਿ ਚਾਨਣੁ ਹੋਆ ਪ੍ਰਭੁ ਰਵਿ ਰਹਿਆ ਸਭ ਥਾਈ ਰਾਮ ॥

ਗੁਰੂ ਦੀ ਮਤੀ=ਸਿਖਿਆ ਕਰਕੇ ਹੀ ਘਟਿ=ਹਿਰਦੇ ਵਿੱਚ ਚਾਨਣੁ=ਗਿਆਨ ਹੋਇਆ ਹੈ ਪ੍ਰਭੁ=ਮਾਲਕ ਰਾਮ=ਪ੍ਰਮੇਸ਼ਰ ਸਾਰੀਆਂ ਥਾਵਾਂ ਵਿੱਚ ਰਵਿ=ਮਿਲ ਰਿਹਾ ਹੈ।

ਯਥਾ— ੧. ਗੁਰਮਤੀ ਘਟਿ ਚਾਨਣਾ ਹਰਿ ਨਾਮੁ ਪਾਵੈ ਸੋਇ ॥

[ਗੁਜਰੀ ਮਹਲਾ ੩, ਅੰਗ ੪੬੨]

੨. ਗੁਰਮਤੀ ਘਟਿ ਚਾਨਣਾ ਆਨੇਰੁ ਬਿਨਾਸਣਿ ॥

[ਵਾਰ ਰਾਮਕਲੀ ਮਃ ੩, ਅੰਗ ੯੪੮]

੩. ਗੁਰਮਤੀ ਘਟਿ ਚਾਨਣਾ ਸਬਦਿ ਮਿਲੈ ਹਰਿ ਨਾਉ ॥

[ਸਿਰੀਰਾਗ ਮਹਲਾ ੩, ਅੰਗ ੩੦]

ਪ੍ਰਭੁ ਰਵਿ ਰਹਿਆ ਸਭ ਥਾਈ ਮੰਨਿ ਵਸਾਈ ਪੂਰਬਿ ਲਿਖਿਆ ਪਾਇਆ ॥

ਪ੍ਰਭੁ=ਮਾਲਕ ਪ੍ਰਮੇਸ਼ਰ ਸਭ=ਸਾਰੀਆਂ ਥਾਈ=ਥਾਵਾਂ ਤੇ ਰਵਿ=ਮਿਲ ਰਿਹਾ ਹੈ। ਪੂਰਬਲੇ ਸ਼ੁਭ ਕਰਮਾ ਦੀ ਲਿਖਤ ਅਨੁਸਾਰ ਜਿਸ ਨੇ ਗੁਰੂ ਨੂੰ ਪਾਇਆ=ਪ੍ਰਾਪਤ ਕੀਤਾ ਹੈ, ਉਸਨੇ ਮਨ ਵਿੱਚ ਗੁਰੂ ਦੀ ਸਿਖਿਆ ਨੂੰ ਵਸਾਈ=ਵਸਾਇਆ ਹੈ।

ਯਥਾ— ੧. ਤੂੰ ਸਭਨੀ ਥਾਈ ਜਿਥੇ ਹਉ ਜਾਈ ਸਾਚਾ ਸਿਰਜਣ ਹਾਰੁ ਜੀਉ ॥

[ਆਸਾ ਮਹਲਾ ੧, ਅੰਗ ੪੩੮]

੨. ਪ੍ਰਭੁ ਰਵਿ ਰਹਿਆ ਭਰਪੂਰੀ ॥

[ਸੋਰਠਿ ਮਹਲਾ ੫, ਅੰਗ ੬੨੪]

ਸੇਜ ਸੁਖਾਲੀ ਮੇਰੇ ਪ੍ਰਭੁ ਭਾਣੀ ਸਚੁ ਸੀਗਾਰੁ ਬਣਾਇਆ ॥

ਜਿਸ ਜਗਿਆਸੂ ਰੂਪ ਇਸਤਰੀ ਨੇ ਸਤ ਸੰਤੋਖ ਆਦਿ ਸ਼ੁਭ ਗੁਣਾਂ ਦਾ ਸ਼ਿੰਗਾਰ ਬਣਾਇਆ ਹੈ, ਉਹ ਮੇਰੇ ਪ੍ਰਭੁ ਨੂੰ ਭਾਣੀ=ਚੰਗੀ ਲੱਗੀ ਹੈ। ਉਸਦੀ ਅੰਤਸਕਰਨ ਰੂਪ ਸੇਜਾ ਸੁਖਾਲੀ=ਸੁਖਦਾਇਕ ਹੋਈ ਹੈ।

ਯਥਾ— ਸੇਜ ਸੁਖਾਲੀ ਜਾ ਪ੍ਰਭੁ ਭਾਇਆ ਹਰਿ ਹਰਿ ਨਾਮਿ ਸਮਾਣੇ ॥

[ਸੂਹੀ ਮਹਲਾ ੩, ਅੰਗ ੭੭੨]

ਜਿਸ ਜਗਿਆਸੂ ਰੂਪ ਇਸਤਰੀ ਨੇ ਹਉਮੈ ਅਤੇ ਤ੍ਰਿਸ਼ਨਾ ਨੂੰ ਮਾਰ ਕੇ ਅੰਤਸਕਰਨ ਨੂੰ ਸਵਾਰਨਾ ਕੀਤਾ ਹੈ, ਉਸੇ ਦੀ ਅੰਤਸਕਰਨ ਰੂਪ ਸੇਜਾ ਸੁਖ ਦੇਣ ਵਾਲੀ ਬਣੀ ਹੈ।

ਯਥਾ— ਸੇਜ ਸੁਖਾਲੀ ਪਿਰੁ ਰਵੈ ਹਉਮੈ ਤ੍ਰਿਸਨਾ ਮਾਰਿ ॥

[ਆਸਾ ਮਹਲਾ ੩, ਅੰਗ ੪੨੮]

ਕਾਮਣਿ ਨਿਰਮਲ ਹਉਮੈ ਮਲੁ ਖੋਈ ਗੁਰਮਤਿ ਸਚਿ ਸਮਾਈ ॥

ਉਹ ਜੀਵ ਰੂਪ ਕਾਮਣਿ=ਇਸਤਰੀ ਨਿਰਮਲ=ਮੈਲ ਰਹਿਤ ਸੁਧ ਸਰੂਪ ਹੋਈ ਹੈ, ਜਿਸਨੇ ਗੁਰੂ ਦੀ ਸਿਖਿਆ ਦੁਆਰਾ ਹਉਮੈ=ਹੰਗਤਾ ਮਮਤਾ ਰੂਪ ਮੈਲ ਨੂੰ ਖੋ ਕੇ ਸੱਚ ਸਰੂਪ ਵਿੱਚ ਸਮਾਉਣਾ ਕੀਤਾ ਹੈ।

ਨਾਨਕ ਆਪਿ ਮਿਲਾਈ ਕਰਤੇ ਨਾਮੁ ਨਵੈ ਨਿਧਿ ਪਾਈ ॥੪॥੩॥੪॥

ਸਤਿਗੁਰੂ ਜੀ ਕਥਨ ਕਰਦੇ ਹਨ ਕਿ ਜਿਸ ਜਗਿਆਸੂ ਰੂਪ ਇਸਤਰੀ ਨੇ ਨੌਂ ਨਿਧੀਆਂ ਦੇ ਮਾਲਕ ਨਾਮ ਨੂੰ ਪਾਈ=ਪ੍ਰਾਪਤ ਕੀਤਾ ਹੈ, ਉਹ ਪਤੀ ਪ੍ਰਮੇਸ਼ਰ ਕਰਤੇ ਪੁਰਖ ਨੇ ਆਪਣੇ ਸਰੂਪ ਨਾਲ ਮਿਲਾਈ=ਮੇਲ ਲਈ ਹੈ, ਭਾਵ ਅਭੇਦ ਕਰ ਲਈ ਹੈ। ਪ੍ਰਮੇਸ਼ਰ ਦਾ ਨਾਮ ਨੌਂ ਨਿਧਾਂ ਤੇ ਅਠਾਰਾਂ ਸਿੱਧਾਂ ਨੂੰ ਦੇਣ ਵਾਲਾ ਹੈ।

ਯਥਾ— ਰਿਧਿ ਸਿਧਿ ਨਵ ਨਿਧਿ ਹਰਿ ਜਪਿ ਜਿਨੀ ਆਤਮੁ ਜੀਤਾ ॥

[ਬਿਹਾਰੜਾ ਮਹਲਾ ੫, ਅੰਗ ੫੪੩]

ਨੌਂ ਨਿਧੀਆਂ ਅਤੇ ਅਠਾਰਾਂ ਸਿੱਧੀਆਂ ਉਸਦੇ ਪਿੱਛੇ ਲਗੀਆਂ ਫਿਰਦੀਆਂ ਹਨ, ਜਿਸ ਨੇ ਹਿਰਦੇ ਵਿੱਚ ਪ੍ਰਮੇਸ਼ਰ ਦੇ ਨਾਮ ਨੂੰ ਵਸਾਉਣਾ ਕੀਤਾ ਹੈ।

ਯਥਾ— ਨਵ ਨਿਧੀ ਅਠਾਰਹ ਸਿਧੀ ਪਿਛੈ ਲਗੀਆ ਫਿਰਹਿ ਜੋ ਹਰਿ ਹਿਰਦੈ ਸਦਾ ਵਸਾਇ ॥

[ਵਾਰ ਸੋਰਠਿ ਮਃ ੩, ਅੰਗ ੬੪੯]

ਇਸੇ ਲਈ ਗੁਰਬਾਣੀ ਵਿੱਚ ਹੋਰ ਥਾਂ 'ਤੇ ਵੀ ਇਹ ਸਿਧਾਂਤ ਆਇਆ ਹੈ ਕਿ ਹੇ ਪ੍ਰਮੇਸ਼ਰ! ਤੇਰੇ ਘਰ ਵਿੱਚ ਨੌਂ ਨਿਧੀਆਂ, ਅਠਾਰਾਂ ਸਿੱਧੀਆਂ ਹਾਜ਼ਿਰ ਰਹਿੰਦੀਆਂ ਹਨ, ਜੋ ਤੇਰੇ ਨਾਮ ਨੂੰ ਅਰਾਧਦਾ ਹੈ, ਉਸਨੂੰ ਰਿਧੀ ਸਿਧੀ ਦੀਆਂ ਸ਼ਕਤੀਆਂ ਪ੍ਰਾਪਤ ਹੋ ਜਾਂਦੀਆਂ ਹਨ।

ਯਥਾ— ੧. ਨਵ ਨਿਧਿ ਨਾਮ ਨਿਧਾਨੁ ਗ੍ਰਿਹਿ ਤੇਰੈ ਮਨਿ ਬਾਂਛੈ ਸੋ ਲੈਸੀ ॥

[ਮਲਾਰ ਮਹਲਾ ੫, ਅੰਗ ੧੨੬੬]

੨. ਨਵ ਨਿਧਿ ਰਿਧਿ ਸਿਧਿ ਹਰਿ ਲਾਗਿ ਰਹੀ ਜਨ ਪਾਈ ॥

[ਧਨਾਸਰੀ ਮਹਲਾ ੩, ਅੰਗ ੬੭੯]

ਵਾਹਿਗੁਰੂ ਜੀ ਕਾ ਖਾਲਸਾ ॥ ਵਾਹਿਗੁਰੂ ਜੀ ਕੀ ਫਤਹਿ ॥